

ਸਾਧੂ ਦਯਾ ਨੰਦ ਨਾਲ ਮੇਰਾ ਸੰਬਾਦ

(ਗਿ. ਦਿੱਤ ਸਿੰਘ ਜੀ)

1

ਸੰਪਾਦਕ
ਕੰਵਰ ਅਜੀਤ ਸਿੰਘ

ਪਹਿਲੀ ਛਾਪ : ਸਤੰਬਰ 2009

ਪ੍ਰਕਾਸ਼ਕ
ਗੁਰਮਤਿ ਵਿਚਾਰ ਕੇਂਦਰ
20/77, ਰਣਜੀਤ ਨਗਰ-ਜੀ ਬਲਾਕ
ਸਿਉਨਾ ਰੋਡ, ਪਟਿਆਲਾ
ਫੋਨ : 0175-2359328, ਮੋਬਾਈਲ : 98151-56818
E-mail : sdkajitsingh@yahoo.com
www.gurmatvichar.info

ਲੋਅ ਆਊਟ ਤੇ ਡਿਜ਼ਾਇਨਿੰਗ
ਆਰਟ ਬਲਜਿੰਦਰ
92167-29598

ਛਾਪਕ
ਡੈਵੋਡਿਲ ਪ੍ਰਿੰਟਿੰਗ ਪ੍ਰੈਸ, ਫੈਕਟਰੀ ਏਰੀਆ ਪਟਿਆਲਾ

ਕੀਮਤ : 20/-

ਮੁੱਖ ਬੰਦ

ਮਹਾਰਾਜਾ ਰਣਜੀਤ ਸਿੰਘ ਜੀ ਦੇ ਅਕਾਲ ਚਲਾਣੇ ਪਿਛੋਂ ਜਦ ਪੰਜਾਬ, ਅੰਗਰੇਜ਼ ਸਰਕਾਰ ਦੇ ਅਧੀਨ ਹੋ ਗਿਆ ਤਾਂ ਖਾਲਸਾ ਪੰਥ ਦੀ ਚੜ੍ਹਤ ਭੀ ਰੁਕ ਗਈ। ਇਕ ਪਾਸੇ ਈਸਾਈ ਮਿਸ਼ਨਰੀਆਂ ਦਾ, ਸਰਕਾਰੀ ਸਰਪ੍ਰਸਤੀ ਵਾਲਾ ਪ੍ਰਚਾਰ ਜੋਰਾਂ 'ਤੇ ਸੀ। ਇਹ ਇਨ੍ਹਾਂ ਅਸਰਦਾਰ ਸੀ ਕਿ ਇਕ ਸਰਦਾਰ ਨੇ ਈਸਾਈ ਧਰਮ ਧਾਰਨ ਕਰਕੇ ਹਰਿਮੰਦਰ ਸਾਹਿਬ ਦੀ ਪ੍ਰਕਰਮਾਂ ਵਿਚ ਦਾ ਆਪਣਾ ਰਿਹਾਇਸ਼ੀ ਬੁੰਗਾ ਇਸਾਈ ਪ੍ਰਚਾਰਕਾਂ ਨੂੰ ਦੇ ਦਿੱਤਾ ਸੀ।

ਦੂਜੇ ਪਾਸੇ ਉਦਾਸੀਆਂ ਦੀ ਕਿਰਪਾ ਸਦਕਾ ਬਾਹਮਣੀ ਕਰਮ ਕਾਂਡ ਸਿੰਖੀ ਵਿਚ ਪ੍ਰਵੇਸ਼ ਕਰ ਗਿਆ ਜਿਸ ਦਾ ਸਦਕਾ ਹਰਿਮੰਦਰ ਸਾਹਿਬ ਦੀਆਂ ਪਰਕਰਮਾਂ ਵਿਚ ਹਿੜ੍ਹ ਦੇਵੀ ਦੇਵਤਿਆਂ ਦੀਆਂ ਮੂਰਤੀਆਂ ਟਿਕ ਗਈਆਂ। ਤੀਜੇ ਪਾਸੇ ਮੁਸਲਿਮ ਲੀਗ ਦਾ ਜ਼ੋਰਦਾਰ ਪ੍ਰਚਾਰ ਭਾਰੂ ਹੋ ਰਿਹਾ ਸੀ।

ਸਭ ਤੋਂ ਖਤਰਨਾਕ ਹੱਲਾ ਆਰੀਆ ਸਮਾਜ ਦਾ ਸੀ। ਮੂਰਤੀ ਪੂਜਾ ਅਤੇ ਅਵਤਾਰਵਾਦ ਖੰਡਨ ਵਾਲੀ ਇਸ ਲਹਿਰ ਦੇ ਸੰਚਾਲਕ ਸਵਾਮੀ ਦਯਾ ਨੰਦ ਜੀ ਨੂੰ ਪਹਿਲਾਂ ਪਹਿਲ ਸਿੱਖਾਂ ਨੇ ਹੀ ਪੰਜਾਬ ਵਿਚ ਪ੍ਰਵੇਸ਼ ਕਰਾਇਆ ਤਾਂ ਜੋ ਸਨਾਤਨ ਧਰਮ ਦਾ ਮੁਕਾਬਲਾ ਕੀਤਾ ਜਾ ਸਕੇ।

ਅੰਮ੍ਰਿਤਸਰ ਵਿਚ ਸ੍ਰ. ਸੁੰਦਰ ਸਿੰਘ ਮਜੀਠੀਆ ਇਸ ਦੇ ਪ੍ਰਧਾਨ ਸਨ। ਇਸੇ ਤਰਾਂ ਨਨਕਾਣਾ ਸਾਹਿਬ ਦੇ ਸਾਕੇ ਦੇ ਸ਼ਹੀਦ ਭਾਈ ਲਛਮਣ ਸਿੰਘ ਜੀ ਆਪਣੇ ਇਲਾਕੇ ਦੇ ਆਰੀਆ ਸਮਾਜ ਦੇ ਜਨਰਲ ਸੈਕਟਰੀ ਸੀ ਅਤੇ ਗਿਆਨੀ ਦਿੱਤ ਸਿੰਘ ਜੀ ਭੀ ਇਸ ਦੇ ਮੌਢੀ ਪ੍ਰਚਾਰਕਾਂ ਵਿਚੋਂ ਸਨ। ਇਸੇ ਪ੍ਰਭਾਵ ਹੇਠ ਸ੍ਰ. ਭਗਤ ਸਿੰਘ ਸ਼ਹੀਦ ਦਾ ਪਰਿਵਾਰ ਭੀ ਆਰੀਆ ਸਮਾਜੀ ਬਣ ਗਿਆ ਸੀ।

ਪਰ ਜਦ ਸਵਾਮੀ ਦਯਾ ਨੰਦ ਦੀ ਵੀਚਾਰਧਾਰਾ ਦੀ ਸਹੀ ਤਸਵੀਰ ਦਾ,

ਉਨ੍ਹਾਂ ਦੀਆਂ ਲਿਖਤਾਂ ਤੇ ਵਿਖਿਆਨਾਂ ਰਾਹੀਂ ਪਤਾ ਲੱਗਾ ਤਾਂ ਸਿੱਖੀ ਸੌਚ ਨੇ ਇਸ ਤੋਂ ਪਾਸਾ ਵੱਟ ਲਿਆ। ਸਵਾਮੀ ਜੀ ਦੇ ਲਿਖੇ “ਸਤਿਆਰਬ ਪ੍ਰਕਾਸ਼ ਗ੍ਰੰਥ” ਵਿਚ ਜੋ ਟਿੱਪਣੀਆਂ ਗੁਰੂ ਸਾਹਿਬ ਬਾਰੇ ਕੀਤੀਆਂ ਗਈਆਂ, ਕਿਸੇ ਭੀ ਸਿੱਖ ਲਈ ਬਰਦਾਸ਼ਤ ਕਰਨੀਆਂ ਅੰਖੀਆਂ ਸਨ। ਜਿਸ ਦਾ ਕੁਝ ਕੁ ਖੁਲਾਸਾ ਇਸ ਤਰ੍ਹਾਂ ਹੈ :

1. ਗੁਰੂ ਨਾਨਕ ਦੇਵ ਅਨਪੜ੍ਹ ਬੇ ਵੇਦੋਂ ਕਾ ਗਿਆਨ ਨਹੀਂ ਬਾ ਇਸ ਲੀਏ ਕਹੀਂ ਵੇਦੋਂ ਕਾ ਖੰਡਨ ਕਰ ਦੀਆ ਅੰਤ ਕਹੀ ਮੰਡਨ ਕਰ ਦੀਆ।

2. ਉਨ੍ਹਾਂ ਕੋ ਸੰਸਕ੍ਰਿਤ ਕਾ ਭੀ ਗਿਆਨ ਨਹੀਂ ਬਾ ਇਸ ਲੀਏ ਸੰਸਕ੍ਰਿਤ ਕੇ ਸ਼ਬਦ “ਨਿਰਭੈ” ਕੋ ਬਿਗਾੜ ਕਰ ਗੰਵਾਰੋਂ ਵਾਲੀ ਬੋਲੀ ਮੌਂ “ਨਿਰਭਉ” ਬਣਾ ਦੀਆ।

ਇਕੱਲੇ ਸਿੱਖ ਗੁਰੂਆਂ ਲਈ ਹੀ ਨਹੀਂ ਇਸ ਗ੍ਰੰਥ ਵਿਚ ਸਾਰੇ ਧਰਮਾਂ ਦਾ ਖੰਡਨ ਕੀਤਾ ਹੋਇਆ ਹੈ ਇਸ ਲੀਏ ਅੰਗਰੇਜ਼ੀ ਸਰਕਾਰ ਨੇ ਇਸ ਗ੍ਰੰਥ ਦਾ ਛਾਪਣਾ ਕਾਨੂੰਨੀ ਤੌਰ 'ਤੇ ਬੰਦ ਕਰ ਦਿੱਤਾ ਸੀ ਅਤੇ ਪਟਿਆਲਾ ਰਿਆਸਤ ਵਿਚ ਮਾ. ਭੂਪਿੰਦਰ ਸਿੰਘ ਜੀ ਨੇ ਇਸ ਦੀਆਂ ਸਾਰੀਆਂ ਕਾਪੀਆਂ ਜ਼ਬਤ ਕਰ ਲਈਆਂ ਸਨ।

ਇਸ ਤਰ੍ਹਾਂ ਦੀਆਂ ਟਿੱਪਣੀਆਂ ਨਾਲ ਸਿੱਖ ਹਿਰਦੇ ਵਲ੍ਹੂ ਧਰੇ ਗਏ ਅਤੇ ਇਕਜੁਟ ਹੋ ਕੇ ਹਾਲਾਤ ਨਾਲ ਨਜ਼ਿਠਣ ਦਾ ਫੈਸਲਾ ਲਿਆ ਗਿਆ।

ਇਕ ਪਾਸੇ ਚੀਫ਼ ਖਾਲਸਾ ਦੀਵਾਨ ਨੇ ਸਿੱਖਾਂ ਵਿਚ ਵਿਦਿਆ ਦੇ ਪਸਾਰ ਲੀਏ “ਸਿੱਖ ਐਜੂਕੇਸ਼ਨ ਕਾਨਫਰੰਸਾਂ” ਰਾਹੀਂ ਖਾਲਸਾ ਸਕੂਲ, ਕਾਲਜ ਖੋਲ੍ਹ ਕੇ ਸੇਵਾ ਕੀਤੀ, ਨਾਲ ਹੀ ਭਾਈ ਵੀਰ ਸਿੰਘ ਜੀ ਦੀਆਂ ਲਿਖਤਾਂ ਨੇ ਸਿੱਖ ਇਤਿਹਾਸ ਅਤੇ ਸਿੱਖ ਸਿਧਾਂਤ ਪ੍ਰਗਟ ਕਰਕੇ ਸਿੱਖ ਜਗਤ ਵਿਚ ਸਿੱਖੀ ਸ਼ਾਨ ਨੂੰ ਪ੍ਰਵੱਲਤ ਕੀਤਾ। ਇਸ ਤੋਂ ਇਲਾਵਾ ਭਾ. ਕਾਨੂ ਸਿੰਘ ਜੀ ਨਾਭਾ ਵਲੋਂ ਲਿਖੀਆਂ ਕਿਤਾਬਾਂ ਵਿਸ਼ੇਸ਼ ਕਰਕੇ “ਹਮ ਹਿੜ੍ਹ ਨਹੀਂ” ਨੇ ਆਰੀਆ ਸਮਾਜ ਦੇ ਕੂੜ ਪ੍ਰਚਾਰ ਦੇ ਦੰਦ ਬੱਟੇ ਕੀਤੇ।

ਪਰ ਸਿੱਖ ਜਗਤ ਵਿਚ ਜੋ ਜਾਗ੍ਰਿਤੀ ਸਿੰਘ ਸਭਾ ਲਹਿਰ ਨੇ ਲਿਆਂਦੀ ਉਹ ਆਪਣੀ ਮਿਸਾਲ ਆਪ ਹੀ ਹੈ। ਇਸ ਲਹਿਰ ਦੇ ਮੌਢੀ ਕਪੂਰਥਲਾ ਰਿਆਸਤ ਦੇ ਕੰਵਰ ਬਿਕਰਮ ਸਿੰਘ ਜੀ ਤੋਂ ਵਰੋਸਾਏ ਪ੍ਰੇ. ਗੁਰਮੁਖ ਸਿੰਘ ਜੀ ਸਨ ਅਤੇ ਇਨ੍ਹਾਂ ਦੀ ਸੰਗਤ ਕਰਕੇ ਗਿਆਨੀ ਦਿੱਤ ਸਿੰਘ ਜੀ, ਜੋ ਪਹਿਲਾਂ ਆਰੀਆ ਸਮਾਜੀ ਸਨ, ਸਿੱਖੀ ਵਿਚ ਪ੍ਰਵੇਸ਼ ਕਰਕੇ ਪ੍ਰੋਫੈਸਰ ਸਾਹਿਬ ਦੀ ਸੱਜੀ ਬਾਂਹ ਬਣ ਗਏ।

ਗਿਆਨੀ ਦਿੱਤ ਸਿੰਘ ਜੀ ਦੀਆਂ ਲਿਖਤਾਂ ਤੋਂ ਸਾਬਤ ਹੁੰਦਾ ਹੈ ਕਿ ਆਪ ਦਾ ਜਨਮ ਰਿਆਸਤ ਪਟਿਆਲਾ ਦੇ ਨੰਦਪੁਰ ਕਲੱੜ ਵਿਚ, ਪਿਤਾ ਸੰਤ ਦੀਵਾਨ ਸਿੰਘ ਜੀ ਅਤੇ ਮਾਤਾ ਰਾਮ ਕੌਰ ਦੀ ਕੁੱਥੇ 1850 ਈ. ਵਿਚ ਹੋਇਆ। ਇਨ੍ਹਾਂ ਦਾ

ਬਚਪਨ ਦਾ ਨਾਂ ਦਿੱਤ ਰਾਮ ਸੀ। ਇਨ੍ਹਾਂ ਨੇ ਬਚਪਨ ਵਿਚ ਸਾਧੂ ਕੌਲ ਦਾਸ ਅਤੇ ਗੁਰਬਖਸ਼ ਸਿੰਘ ਚੱਕਰਵਰਤੀ ਤੋਂ ਵਿਦਿਆ ਪ੍ਰਾਪਤ ਕੀਤੀ। ਤੀਖਣ ਬੁੱਧੀ ਦੇ ਮਾਲਕ ਹੋਣ ਕਰਕੇ ਇਹ ਬਚਪਨ ਵਿਚ ਹੀ ਉਪਦੇਸ਼ਕ ਬਣ ਕੇ ਲੋਕਾਂ ਨੂੰ ਮੜ੍ਹੀ, ਮਸਾਣੀ, ਭੈਰੋਂ, ਦੇਵੀ ਦੇਵਤਿਆਂ ਦੇ ਪੂਜਣ ਤੋਂ ਹਟਾਂਦੇ ਰਹੇ ਅਤੇ ਹੋਰ ਅੰਧ ਵਿਸ਼ਵਾਸੀ ਕਰਮ ਕਾਂਡਾਂ ਵਿਰੁੱਧ ਪ੍ਰਚਾਰ ਕਰਦੇ ਰਹੇ।

ਵੱਡੇ ਹੋ ਕੇ ਇਹ ਲਾਹੌਰ ਚਛਿਆਂ ਵਾਲੇ ਡੇਰੇ ਸੰਤ ਦੇਸਾ ਸਿੰਘ ਜੀ ਤੋਂ ਧਾਰਮਿਕ ਗ੍ਰੰਥ ਪੜ੍ਹਦੇ ਰਹੇ ਅਤੇ ਆਸ ਪਾਸ ਮਾਝੇ ਵਿਚ ਆਪਣੇ ਖਿਆਲਾਂ ਦਾ ਪ੍ਰਚਾਰ ਕਰਦੇ ਰਹੇ। ਅਖੀਰ ਤੇ ਇਨ੍ਹਾਂ ਦਾ ਪ੍ਰੋ. ਗੁਰਮੁਖ ਜੀ ਨਾਲ ਐਸਾ ਮੇਲ ਹੋਇਆ ਕਿ ਅੰਤ ਤੱਕ ਨਿਭਿਆ। ਜਿਸ ਦਾ ਸਦਕਾ ਅੰਮ੍ਰਿਤ ਛਕ ਕੇ ਦਿੱਤ ਰਾਮ ਤੋਂ ਦਿੱਤ ਸਿੰਘ ਬਣੇ। ਗਿਆਨੀ ਪਾਸ ਕਰਕੇ ਬੀ. ਏ. ਪਾਸ ਕਰਨ ਪਿਛੋਂ ਕਾਲਜ ਵਿਚ ਪੰਜਾਬੀ ਪੜ੍ਹਾਉਣ ਦੀ ਸੇਵਾ ਕਰਨ ਲੱਗ ਪਏ।

ਅਖੀਰ ਪੰਥਕ ਪ੍ਰੇਮ ਵਿਚ ਗੜ੍ਹਚ ਹੋਏ ਗਿਆਨੀ ਜੀ ਅਤੇ ਪ੍ਰੋ. ਗੁਰਮੁਖ ਸਿੰਘ ਜੀ ਤਨੋਂ ਮਨੋ ਪੰਥਕ ਸੇਵਾ ਵਿਚ ਜੁੱਟ ਗਏ, ਸਿੰਘ ਸਭਾ ਲਹਿਰ ਦੇ ਮੌਢੀ ਬਣੇ। ਸਿੱਖਾਂ ਵਿਚ ਪੱਤਰਕਾਰੀ ਦੇ ਮੌਢੀ ਬਣੇ, ਖਾਲਸਾ ਕਾਲਜ ਦੇ ਉਸਰੀਏ, ਕਲਮ ਨਾਲ ਅਨੇਕਾਂ ਕਿਤਾਬਾਂ ਲਿਖੀਆਂ ਅਤੇ ਜੁਬਾਨ ਨਾਲ ਪਿੰਡ-ਪਿੰਡ ਜਾ ਜਾ ਸਿੱਖ ਸੰਗਤ ਨੂੰ ਜਾਗਿਤ ਕਰਕੇ ਪੰਥ ਦੋਖੀਆਂ ਨੂੰ ਭਾਜੜਾਂ ਪਾਉਂਦੇ ਰਹੇ।

ਉਸ ਵੇਲੇ ਦੇ ਸਿੱਖਾਂ ਦੀ ਮਾਨਸਿਕ ਦਸਾ ਨੂੰ ਉਨ੍ਹਾਂ ਇੰਜ ਕਲਮ ਬੰਦ ਕੀਤਾ ਹੈ !

ਕੁਝ ਅੰਨ ਦੇ ਕੁਝ ਧੰਨ ਦੇ ਕੁਝ ਪਹਾੜਾਂ ਵਾਲੀ ਰੰਨ ਦੇ।

ਢੋਲ ਚਮਕਾ ਸਰਵਰ ਦਾ ਕੁਝ ਹਿੜਵਸ ਬਾਬੇ ਨਾਨਕ ਦੀ।

(ਨਕਲੀ ਸਿੱਖ ਪ੍ਰਬੋਧ)

ਸਿੱਖ ਜਗਤ ਵਿਚ ਵੜੀ ਜਾਤ-ਪਾਤ ਨੂੰ ਖੰਡਣ ਲਈ ਉਨ੍ਹਾਂ ਆਪਣੇ ਕਿਤਾਬ ਨਕਲੀ ਸਿੱਖ ਪ੍ਰਬੋਧ ਵਿਚ ਇੰਜ ਲਿਖਿਆ ਹੈ :

ਕੌਣ ਸਿੱਖ ਹੁੰਦੇ ਹੋ ਭਾਈ ? ਜੀ ਮੈਂ ਅਰੋੜਾ ਇਹ ਹੈ ਨਾਈ।

ਤੇਰੀ ਸਿੱਧਾ ਕੀ ਹੈ ਜਾਤ ? ਨਾਮੀ ਵੰਸੀ ਮੈਂ ਹਾਂ ਭਰਾਤ।

ਤੇਰਾ ਜਨਮ ਕਿਨ੍ਹਾਂ ਦੇ ਘਰ ਦਾ ! ਮੈਂ ਜੀ ਮਹਿਰਾ ਪਾਣੀ ਭਰਦਾ।

ਤੇਰਾ ਦੁੱਧ ਕੌਣ ਹੈ ਪਯਾਰੇ ? ਅਸੀਂ ਸਿੰਘ ਹਾਂ ਜੱਟ ਕਰਾਰੇ।

ਤੈਂ ਨਾ ਦੱਸਿਆ ਆਪਣਾ ਹਾਲ ? ਆਹਲੂ ਵਾਲੇ ਅਸੀਂ ਕਲਾਲ।

(ਨਕਲੀ ਸਿੱਖ ਪ੍ਰਬੋਧ)

ਪਰਮੇਸ਼ਰ ਦੇ ਹੁਕਮ ਅੰਦਰ ਕੇਵਲ ਇਕਵੰਜਾ ਸਾਲ ਦੀ ਉਮਰ ਭੋਗ ਕੇ

ਗਿਆਨੀ ਦੀ ਪ੍ਰਲੋਕ ਸਿਧਾਰ ਗਏ ਪਰ ਜੋ ਸਿੱਖੀ ਦੀ ਜੁਆਲਾ ਉਹ ਪ੍ਰਚੰਡ ਕਰ ਗਏ ਉਸ ਦਾ ਕੋਈ ਸਾਨੀ ਨਹੀਂ। ਕਲਮ ਦੇ ਧਨੀ ਪੁਰਜ਼ੋਰ ਬਾ-ਦਲੀਲ ਵਕਤਾ, ਬੜੇ ਬੜੇ ਬਹਿਸ-ਮੁਬਹਿਸ ਦੇ ਅਖਾਡਿਆਂ ਦੇ ਪਹਿਲਵਾਨ, ਧੜੱਲੇਦਾਰ ਪ੍ਰਚਾਰਕ, ਖਾਲਸਾਈ ਆਦਰਸ਼ ਲਈ ਪੂਰਨ ਤੌਰ 'ਤੇ ਸਮਰਪਿਤ, ਸਰਬ ਗੁਣ ਸੰਪੰਨ ਉਨ੍ਹਾਂ ਵਰਗਾਂ ਹੋਰ ਕੋਈ ਦੂਸਰਾ ਪੰਥ ਨੂੰ ਪ੍ਰਾਪਤ ਨਹੀਂ ਹੋਇਆ। ਉਨ੍ਹਾਂ ਦੇ ਜਾਣ ਦਾ ਪੰਥ ਨੂੰ ਜੋ ਘਾਟਾ ਪਿਆ ਉਸ ਦਾ ਅੰਦਾਜ਼ਾ ਪਿਛਲੀ ਸਦੀ ਦੇ ਮਹਾਨ ਸਿੰਖ ਚਿੰਤਕ, ਸੰਤ ਕਵੀ, ਪਦਮ ਭੂਸ਼ਨ, ਡਾਕਟਰ ਭਾਈ ਵੀਰ ਸਿੰਘ ਜੀ ਦੀ ਇਸ ਕਵਿਤਾ, ਜੋ ਉਨ੍ਹਾਂ ਨੂੰ ਸ਼ਰਧਾਂਜਲੀ ਲਈ ਲਿਖੀ ਗਈ ਸੀ, ਤੋਂ ਸਹਿਜੇ ਹੀ ਲਗਾਇਆ ਜਾ ਸਕਦਾ ਹੈ।

ਜਾਗੋ ਜਾਗੋ ਜੀ ਦਿੱਤ ਸਿੰਘ ਪਾਯਾਰੇ, ਕੌਮ ਬੈਠੀ ਸਿਰਾਣੇ ਜਗਾਵੇ।

ਕਿਉਂ ਕੀਤੀ ਨੀਂਦ ਪਿਆਰੀ ਕਿਉਂ ਜਾਗ ਤੁਹਾਨੂੰ ਨਾ ਆਵੇ।

ਕਦੀ ਕੌਮ ਜਗਾਈ ਸੀ ਤੈਨੇ ਲੰਮੇ ਕੱਢ ਕੱਢ ਵੈਣ ਤੇ ਹਾਵੇ।

ਹਾਂ ! ਜਗਾਇਕੇ ਕੌਮ ਭੁਲੁਕੜ ਆਪ ਸੌਂ ਗਏ ਹੋਇ ਬੇਦਾਵੇ।

ਆਪਣੀ ਵਾਰੀ ਤੇ ਹੁਣ ਜਾਗੋ ਏਹ ਨੀਂਦ ਨਾ ਸਾਨੂੰ ਭਾਵੇ।

ਕੀਤੀ ਕੌਮ ਜਗਾਇ ਨ ਤਕੜੀ ਨਿਰਥਲ ਛੱਡ ਨਾ ਹੋਵਨਾ ਵਾਵੇ।

ਦੇਈਏ ਦੁਖ ਨਾ ਸੁੱਤੇ ਨੂੰ ਐਪਰ ਤੇਰੇ ਜਿਹਾ ਨ ਨਦਰੀ ਆਵੇ।

ਜੇਹੜਾ ਪੰਥ ਦੀ ਰਖਯਾ ਸੰਭਾਲੇ ਭਾਰੀ ਪੰਡ ਨੂੰ ਸਿਰ 'ਤੇ ਚਾਵੇ।

ਦਸ਼ਮੇਸ਼ ਪਿਤਾ ਦੇ ਇਸ ਬਹਾਦਰ ਜਰਨੈਲ ਨੇ ਆਰੀਆ ਸਮਾਜ ਦੇ ਸੰਚਾਲਕ ਸਵਾਮੀ ਦਯਾਨੰਦ ਦੇ ਬਹਿਸ ਦੇ ਅਖਾੜੇ ਵਿਚ ਜਿਸ ਤਰ੍ਹਾਂ ਛੱਕੇ ਛੁਡਾਏ, ਉਨ੍ਹਾਂ ਦੀ ਆਪਣੀ ਕਲਮ ਨਾਲ ਲਿਖੀ “ਸਾਧੂ ਦਯਾ ਨੰਦ ਨਾਲ ਮੇਰਾ ਸੰਬਾਦ” ਅਸੀਂ ਸੰਗਤਾਂ ਨੂੰ ਭੇਟ ਕਰ ਰਹੇ ਹਾਂ। ਉਮੀਦ ਹੈ ਸੰਗਤਾਂ ਇਸ ਤੋਂ ਭਰਪੂਰ ਲਾਭ ਉਠਾਉਣਗੀਆਂ।

ਗੁਰੂ ਪੰਥ ਦਾ ਦਾਸ

ਕੰਵਰ ਅਜੀਤ ਸਿੰਘ

20/77, ਰਣਜੀਤ ਨਗਰ-ਜੀ ਬਲਾਕ

ਸਿਊਨਾ ਰੋਡ ਪਟਿਆਲਾ

ਫੋਨ : 0175-2359328, ਮੋਬਾਈਲ : 98151-56818

ਸਵਾਮੀ ਦਯਾਨੰਦ ਜੀ ਦੀ ਮਾਨਸਿਕਤਾ ਦਾ ਖੁਲਾਸਾ

ਸਵਾਮੀ ਦਯਾ ਨੰਦ ਜੀ ਦਾ ਲਿਖਿਆ ਸਤਿਆਰਥ ਪ੍ਰਕਾਸ਼ ਗ੍ਰੰਥ ਬਿਕ੍ਰਮੀ ਸੰਮਤ 2022 (ਈ. ਸੰ. 1966) ਵਿਚ, ਸਾਰਵਦੇਸ਼ਿਕ ਆਰੀਆ ਪ੍ਰਤੀਨਿਧੀ ਸਭਾ ਦਯਾ ਨੰਦ ਭਵਨ ਨਵੀਂ ਦਿੱਲੀ-੩ ਵਲੋਂ ਤੀਸਰੀ ਵਾਰ ਪ੍ਰਕਾਸ਼ਤ ਕੀਤਾ ਗਿਆ ਅਤੇ ਇਸ ਦੀ ਇਕ ਕਾਪੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਲਾਇਬ੍ਰੇਰੀ ਵਿਚ ਮੌਜੂਦ ਹੈ। ਇਸ ਗ੍ਰੰਥ ਦੇ ਪੰਨਾ 445-448 ਤੱਕ ਦਯਾ ਨੰਦ ਜੀ ਵਲੋਂ ਜੋ ਕੁਝ ਗੁਰੂ ਸਾਹਿਬਾਨ ਬਾਰੇ ਲਿਖਿਆ ਹੋਇਆ ਹੈ, ਅਸੀਂ ਪਾਠਕਾਂ ਲਈ ਉਸਦਾ ਗੁਰਮੁਖੀ ਲਿਪੀਅੰਤਰ ਹੁਥਰੂ ਪੇਸ਼ ਕਰ ਰਹੇ ਹਾਂ।

“ਪੰਜਾਬ ਦੇਸ਼ ਮੌਜੂਦ ਨਾਨਕ ਜੀ ਨੇ ਮਾਰਗ ਚਲਾਇਆ ਹੈ ਕਿਉਂਕਿ ਵਹ ਮੂਰਤੀ ਪੂਜਾ ਕੋਂ ਬੰਡਨ ਕਰਤੇ ਥੇ, ਮੁਸਲਮਾਨ ਹੋਨੇ ਸੇ ਬਚਾਏ, ਵੇ ਸਾਧੂ ਭੀ ਨਹੀਂ ਬਨੇ ਕਿਤੂ ਗ੍ਰਹਿਸਥੀ ਬਨੇ ਰਹੇ। ਦੇਖੋ ਉਨ੍ਹਾਂ ਨੇ ਯਹ ਮੰਤ੍ਰ ਉਪਦੇਸ਼ ਕੀਆ ਹੈ ਜਿਸ ਸੇ ਵਿਦਿਤ ਹੋਤਾ ਹੈ ਕਿ ਉਨ੍ਹਾਂ ਕਾ ਆਸ਼ਾ ਅੱਛਾ ਥਾ।

॥ ਪੈਂਦੀ ਪੈਂਦੀ ਮੁਖ ਤੋਂ ਤ੍ਰਿਪੁਰਾ ਪ੍ਰਾਪਨੀ ਪੈਂਦੀ ਪੈਂਦੀ ॥ ਪੈਂਦੀ ਪੈਂਦੀ
ਅੰ, ਪੈਂਦੀ ਪੈਂਦੀ ਅੰ, ਅੰ ਪੈਂਦੀ ਪੈਂਦੀ ਪੈਂਦੀ ਪੈਂਦੀ ਪੈਂਦੀ ਪੈਂਦੀ ॥ (੫੩੩ ਅੰਤ, ਪੰਨਾ 1)
(੫੩੩੩x) ਜਿਸ ਕਾ ਸਤਿ ਨਾਮ ਹੈ ਵਹ ਕਰਤਾ ਪੁਰਸ਼ ਤੇ ਅੰਰ ਵੈਰ ਰਹਿਤ ਹੈ ਅਕਾਲ ਮੂਰਤ ਜੋ ਕਾਲ ਮੌਜੂਦ ਹੈ ਅੰਰ ਜੋਨੀ ਮੌਜੂਦ ਹੈ ਆਤਾ, ਪ੍ਰਕਾਸ਼ਮਾਨ ਹੈ ਉਸੀ ਕਾ ਜਾਪ ਗੁਰੂ ਕੀ ਕਿਰਪਾ ਸੇ ਕਰ, ਵਹ ਪ੍ਰਮਾਤਮਾ ਆਦਿ ਮੌਜੂਦ ਸਚ ਥਾ ਜੁਗੋਂ ਕੇ ਆਦਿ ਮੌਜੂਦ ਸਚ, ਵਰਤਮਾਨ ਮੌਜੂਦ ਸਚ ਅੰਰ ਆਗੇ ਭੀ ਸਚ ਹੋਗਾ।

ਨਾਨਕ ਜੀ ਕਾ ਆਸ਼ਾ ਤੋਂ ਅੱਛਾ ਥਾ ਪ੍ਰੰਤੂ ਵਿਦਿਆ ਕੁਛ ਭੀ ਨਹੀਂ ਥੀ। ਹਾਂ ਭਾਸ਼ਾ ਉਸ ਦੇਸ ਕੀ ਜੋ ਗਰਮੋਂ ਕੀ ਹੈ ਉਸੇ ਜਾਨਤੇ ਥੇ। ਵੇਦ ਸ਼ਾਸਤਰ ਅੰਰ ਸੰਸਕ੍ਰਿਤ, ਕੁਝ ਭੀ ਨਹੀਂ ਜਾਨਤੇ ਥੇ। ਜੋ ਜਾਨਤੇ ਹੋਤੇ ਸੰਸਕ੍ਰਿਤ ਸ਼ਬਦ ‘ਨਿਰਭੈ’ ਕੋ ‘ਨਿਰਭੈ’ ਕਿਉਂ ਲਿਖਤੇ? ਅੰਰ ਇਸ ਕਾ ਦਿਸ਼ਟਾਂਤ ਉਨ ਕਾ ਬਨਾਯਾ ਸੰਸਕ੍ਰਿਤ ਸਤੋਤ੍ਰੁ ਹੈ। ਚਾਹਤੇ ਥੇ ਕਿ ਮੈਂ ਸੰਸਕ੍ਰਿਤ ਮੌਜੂਦ ਪਗ ਅੜਾਉਂ। ਪਰ ਬਿਨਾਂ ਪੜ੍ਹੇ ਸੰਸਕ੍ਰਿਤ

ਕੈਸੇ ਆ ਸਕਤਾ ਹੈ? ਹਾਂ ਉਨ ਗਰਮੀਣਾਂ ਕੇ ਸਾਹਮਣੇ ਕਿ ਜਿਨ੍ਹੋਂ ਨੇ ਸੰਸਕ੍ਰਿਤ ਕਭੀ ਸੁਨਾ ਹੀ ਨਹੀਂ ਥਾ “ਸੰਸਕ੍ਰਿਤੀ” ਬਨਾ ਕਰ ਸੰਸਕ੍ਰਿਤ ਕੇ ਭੀ ਪੰਡਿਤ ਬਨ ਗਏ ਹੋਂਗੇ। ਭਲਾ ਯਹ ਬਾਤ ਮਾਨਪ੍ਰਤਿਸ਼ਠਾ ਅੰਰ ਅਪਨੀ ਪ੍ਰਖਿਆਤੀ ਕੀ ਇੱਛਾ ਕੇ ਬਿਨਾਂ ਕਭੀ ਨਾ ਕਰਤੇ। ਉਨ ਕੋਂ ਆਪਨੀ ਪ੍ਰਤਿਸ਼ਠਾ ਕੀ ਇੱਛਾ ਅਵੱਸ਼ ਥੀ ਨਹੀਂ ਤੋਂ ਜੈਸੀ ਭਾਸ਼ਾ ਜਾਨਤੇ ਥੇ ਕਹਤੇ ਰਹਤੇ ਅੰਰ ਯਹ ਭੀ ਕਹਿਤੇ ਮੈਂ ਸੰਸਕ੍ਰਿਤ ਨਹੀਂ ਪੜ੍ਹਾ। ਜਥ ਕੁਛ ਅਭਿਮਾਨ ਥਾ ਤੋਂ ਮਾਨਪ੍ਰਤਿਸ਼ਠਾ ਕੇ ਲੀਏ ਦੰਭ ਪੀ ਕੀਆ ਹੋ ਗਾ? ਇਸ ਲੀਏ ਉਨ ਕੇ ਗ੍ਰੰਥ ਮੌਜੂਦ ਜਹਾਂ ਤਹਾਂ ਵੇਦੋਂ ਕੀ ਨਿੰਦਾ ਅੰਰ ਉਸਤਤਿ ਭੀ ਹੈ। ਕਿਉਂਕਿ ਜੋ ਐਸਾ ਨਾ ਕਰਤੇ ਤੋਂ ਉਨਸੇ ਭੀ ਕੋਈ ਵੇਦੋਂ ਕਾ ਅਰਥ ਪੂਛਤਾ, ਜਥ ਨ ਆਤਾ ਤੋਂ ਪ੍ਰਤਿਸ਼ਠਾ ਨਸ਼ਟ ਹੋਤੀ। ਇਸ ਲੀਏ ਪਹਿਲੇ ਹੀ ਅਪਨੇ ਸ਼ਿਸ਼ਾਂ ਕੇ ਸਾਮਨੇ ਕਹੀ ਵੇਦੋਂ ਕੇ ਵਿਵੁਧ ਬੋਲਤੇ ਥੇ ਅੰਰ ਕਹੀਂ ਕਹੀਂ ਵੇਦ ਕੀ ਲੀਏ ਅੱਛਾ ਭੀ ਕਹਾ ਹੈ। ਕਿਉਂਕਿ ਜੋ ਕਹੀਂ ਅੱਛਾ ਨਾ ਬੋਲਤੇ ਤੋਂ ਲੋਗ ਨਾਸਤਕ ਬਨਾਤੇ ਜੈਸੇ:

4

ਵੇਦ ਪੜ੍ਹਤ ਬ੍ਰਹਮਾ ਮਰੇ ਚਾਰੋਂ ਵੇਦ ਕਹਾਨਿ

ਨੋਟ : ਇਹ ਪੰਗਤੀ ਗੁਰਬਾਣੀ ਵਿਚ ਕਿਤੇ ਨਹੀਂ

ਸੰਤ (ਸਾਧ) ਕੀ ਮਹਿਮਾ ਵੇਦ ਨ ਜਾਨੇ। (ਸੁਖਮਨੀ ਪਉੜੀ ੨ ਚੰਪਈ ੮)

ਨਾਨਕ ਬ੍ਰਹਮ ਗਿਆਨੀ ਆਪਿ ਪ੍ਰਮੇਸ਼ਰ। (ਸੁਖਮਨੀ ਪੈਂ ੨ ਚੰਪਈ ੬)

ਕਯਾ ਵੇਦ ਪੜ੍ਹਨੇ ਵਾਲੇ ਮਰ ਗਏ ਅੰਰ ਨਾਨਕ ਜੀ ਆਪਨੇ ਆਪ ਕੋ ਅਮਰ ਸਮਝਤੇ ਥੇ? ਕਯਾ ਵੇਹ ਨਹੀਂ ਮਰ ਗਏ? ਵੇਦ ਤੋਂ ਸਭ ਵਿਦਿਆਉਂ ਕਾ ਭੰਡਾਰ ਹੈ ਪ੍ਰੰਤੂ ਜੋ ਚਾਰੋਂ ਵੇਦੋਂ ਕੋ ਕਹਾਨੀ ਕਰੈ ਉਸ ਕੀ ਸਭ ਬਾਤਾਂ ਕਹਾਨੀ ਹੈ। ਜੋ ਮੂਰਖੋਂ ਕਾ ਨਾਮ ਸੰਤ ਹੋਤਾ ਹੈ ਵੇ ਵਿਚਾਰੇ ਵੇਦੋਂ ਕੀ ਮਹਿਮਾ ਕਭੀ ਨਹੀਂ ਜਾਨ ਸਕਤੇ। ਜੋ ਨਾਨਕ ਜੀ ਵੇਦੋਂ ਹੀ ਕਾ ਮਾਨ ਕਰਤੇ ਤੋਂ ਉਨ ਕੀ ਸੰਪ੍ਰਦਾਇ ਨ ਚਲਤੀ ਨ ਵੇ ਗੁਰੂ ਬਨ ਸਕਤੇ ਥੇ ਕਿਉਂਕਿ ਸੰਸਕ੍ਰਿਤ ਤੋਂ ਪੜ੍ਹੇ ਨਹੀਂ ਥੇ ਤੋਂ ਦੂਸਰੇ ਕੋ ਪੜ੍ਹਾ ਕਰ ਸ਼ਿਸ਼ ਕੈਸੇ ਬਨਾ ਸਕਤੇ ਥੇ? ਯਹ ਸਚ ਹੈ ਕਿ ਜਿਸ ਸਮੇਂ ਨਾਨਕ ਜੀ ਪੰਜਾਬ ਮੌਜੂਦ ਥੇ ਉਸ ਸਮੇਂ ਪੰਜਾਬ ਸੰਸਕ੍ਰਿਤ ਵਿਦਿਆ ਸਰਵਰਥਾ ਰਹਿਤ ਮੁਸਲਮਾਨਾਂ ਸੇ ਪੀੜ੍ਹਤ ਥਾ। ਉਸ ਸਮੇਂ ਉਨ੍ਹਾਂ ਨੇ ਕੁਝ ਲੋਗੋਂ ਕੇ ਬਚਾਯਾ। ਨਾਨਕ ਜੀ ਨੇ ਸਾਮਨੇ ਕੁਛ ਉਨ੍ਹਾਂ ਕੀ ਸੰਪ੍ਰਦਾਇ ਕੇ ਬਹੁਤ ਸੇ ਸ਼ਿਸ਼ ਨਹੀਂ ਹੂਏ ਥੇ ਕਿਉਂਕਿ ਅਵਿਦਵਾਨਾਂ ਮੌਜੂਦ ਹਾਂ ਯਹ ਚਾਲ ਕਿ ਮਰੇ ਪੀਛੇ ਉਨ ਕੋ ਸਿੱਧ ਬਨਾ ਦੇਤੇ ਹੈਂ। ਪਸ਼ਚਾਤ ਬਹੁਤ ਸਾ ਮਹਾਤਮਜ ਕਰ ਕੇ ਈਸ਼ਾਰ ਕੇ ਸਮਾਨ ਮਾਨ ਦੇਤੇ ਹੈਂ। ਹਾਂ ਨਾਨਕ ਜੀ ਬੜੇ ਧਨਾਡ ਅੰਰ ਰਈਸ ਭੀ ਨਹੀਂ ਥੇ ਪ੍ਰੰਤੂ ਉਨ ਕੇ ਚੇਲੋਂ ਨੇ “ਨਾਨਕ ਚੰਦ੍ਰੋਦਯ” ਅੰਰ “ਜਨਮ ਸਾਖੀ” ਆਦਿ ਮੌਜੂਦ ਥੇ ਬੜੇ ਬੜੇ ਬੜੇ ਐਸ਼ਵਰਯੋਵਾਲੇ ਥੇ ਲਿਖਾ ਹੈ। ਨਾਨਕ ਜੀ ਬ੍ਰਹਮਾ ਆਦਿ ਸੇ ਮਿਲੇ ਬੜੀ ਬੜੀ ਬਾਤ ਚੀਤ ਕੀ, ਸਭ ਨੇ ਇਕ ਕਾ ਮਾਨਯ

ਕੀਆ, ਨਾਨਕ ਜੀ ਕੇ ਵਿਵਾਹ ਮੌਂ ਬਹੁਤ ਸੇ ਘੋੜੇ, ਰਥ, ਹਾਬੀ, ਸੋਨੇ ਚਾਂਦੀ ਮੌਤੀ ਪੰਨਾ ਆਦਿ ਰਤਨਾਂ ਸੇ ਜੜੇ ਹੂਏ ਅੰਰ ਅਮੁੱਲ ਰਤਨਾਂ ਕਾ ਪਾਰਾਵਾਰ ਨਾ ਥਾ ਲਿਖਾ ਹੈ। ਭਲਾ ਯਿਹ ਗਪੈੜ ਨਹੀਂ ਤੋਂ ਅੰਰ ਕਿਆ ਹੈ? ਇਸ ਮੌਂ ਇਨਕੇ ਚੇਲੋਂ ਕਾ ਦੋਸ਼ ਹੈ ਨਾਨਕ ਜੀ ਕਾ ਨਹੀਂ। ਦੂਸਰਾ ਜੋ ਉਨ੍ਹਾਂ ਕੇ ਪੀਛੇ ਉਨ੍ਹਾਂ ਕੇ ਲੜਕੇ ਸੇ ਉਦਾਸੀ ਚਲੇ ਅੰਰ ਰਾਮ ਦਾਸ ਆਦਿ ਸੇ ਨਿਰਮਲੇ। ਕਿਤਨੇ ਹੀ ਗੱਦੀ ਵਾਲੋਂ ਨੇ ਭਾਸ਼ਾ ਬਨਾ ਕਰ ਗ੍ਰੰਥ ਮੌਂ ਰੱਖੀ ਹੈ। ਅਰਥਾਤ ਇਨ ਕਾ ਗੁਰੂ ਗੋਵਿੰਦ ਸਿੰਘ ਦਸ਼ਮਾ ਹੂਆ। ਉਨ੍ਹਾਂ ਕੇ ਪੀਛੇ ਉਸ ਗ੍ਰੰਥ ਮੌਂ ਕਿਸੀ ਕੀ ਭਾਸ਼ਾ ਨਹੀਂ ਮਿਲਾਈ ਗਈ, ਕਿੰਤੂ ਵਹਾਂ ਤੱਕ ਕੇ ਜਿਤਨੇ ਛੋਟੇ ਛੋਟੇ ਪੁਸਤਕ ਥੇ ਉਨ੍ਹਾਂ ਸਭ ਕੋਂ ਇਕੱਠੇ ਕਰਕੇ ਜਿਲਦ ਬੰਧਵਾ ਦੀ। ਇਨ੍ਹਾਂ ਲੋਗੋਂ ਨੇ ਭੀ ਨਾਨਕ ਜੀ ਕੇ ਪੀਛੇ ਬਹੁਤ ਸੀ ਭਾਸ਼ਾ ਬਨਾਈ। ਕਿਤਨੋਂ ਹੀ ਨੇ ਨਾਨਾ ਪ੍ਰਕਾਰ ਕੀ ਪੁਰਾਣੇ ਕੇ ਮਿਥਿਆ ਕਥਾ ਕੇ ਤੁਲ ਬਨਾ ਦੀਏ ਪ੍ਰੰਤੂ ਬ੍ਰਹਮ ਗਿਆਨੀ ਆਪ ਪ੍ਰਮੇਸ਼ਵਰ ਬਨਕੇ ਉਸ ਪਰ ਕਰਮੋਪਾਸਨਾ ਛੋੜ ਕਰ ਇਨ ਕੇ ਸਿਸ਼ ਭੁਗਤੇ ਆਏ। ਇਸ ਨੇ ਬਹੁਤ ਬਿਗਾੜ ਕਰ ਦੀਆ, ਨਹੀਂ ਜੋ ਨਾਨਕ ਜੀ ਨੇ ਕੁਝ ਭਗਤੀ ਵਿਸ਼ੇਸ਼ ਈਸ਼ਵਰ ਕੀ ਲਿਖੀ ਥੀ ਉਸੇ ਕਰਤੇ ਆਤੇ ਤੋਂ ਅੱਛਾ ਥਾ।

ਅਥ ਉਦਾਸੀ ਕਰਤੇ ਹੈ ਹਮ ਬੜੇ, ਨਿਰਮਲੇ ਕਹਿਤੇ ਹੈਂ ਹਮ ਬੜੇ ਅਕਾਲੀਏ ਤਥਾ ਸੁਭਾਸ਼ਾਹੀ ਕਰਤੇ ਹੈਂ ਸਰਵੋਪਰ ਹਮ ਹੈਂ। ਇਨ ਮੌਂ ਗੋਬਿੰਦ ਸਿੰਘ ਜੀ ਸੂਰਵੀਰ ਹੂਏ। ਜੋ ਮੁਸਲਮਾਨਾਂ ਨੇ ਉਨ੍ਹਾਂ ਕੇ ਪੁਰਸ਼ਾਂਦਿਂ ਕੋਂ ਬਹੁਤ ਸਾ ਦੁਖ ਦੀਆ ਥਾ ਉਨ੍ਹਾਂ ਸੇ ਬੈਰ ਲੇਨਾ ਚਾਹਤੇ ਥੇ ਪ੍ਰੰਤੂ ਇਨਕੇ ਪਾਸ ਕੁਛ ਸਾਮਗਰੀ ਨ ਥੀ ਅੰਰ ਮੁਸਲਮਾਨਾਂ ਕੀ ਬਾਦਸ਼ਾਹੀ ਪ੍ਰਜਵਲਤ ਹੋ ਰਹੀ ਥੀ। ਇਨ੍ਹਾਂ ਨੇ ਏਕ ਪੁਰਸਤਰਣ ਕਰਵਾਯਾ। ਪ੍ਰਸਿੰਧੀ ਕੀ ਕਿ ਮੁਝ ਕੋਂ ਦੇਵੀ ਨੇ ਵਰ ਅੰਰ ਖੜਗ ਦੀਆ ਹੈ ਕਿ ਤੁਮ ਮੁਸਲਮਾਨੇ ਸੇ ਲੜੋ ਤੁਮਾਗ ਵਿਜੇ ਹੋਗਾ। ਬਹੁਤ ਸੇ ਲੋਗ ਉਨ੍ਹਾਂ ਕੇ ਸਾਬੀ ਹੋ ਗਏ ਅੰਰ ਉਨ੍ਹਾਂ ਨੇ ਜੈਸੇ ‘ਵਾਮਮਾਰਗੀਓ’ ਨੇ ‘ਪੰਚ ਮਕਾਰ’ ‘ਚਕ੍ਰਾਂਕਿਤੇ’ ਨੇ ‘ਪੰਚ ਸੰਸਕਾਰ’ ਚਲਾਏ ਥੇ ਵੈਸੇ ‘ਪੰਚ ਕਕਾਰ’। ਅਰਥਾਤ ਉਨ੍ਹਾਂ ਕੇ ‘ਪੰਚ ਕਕਾਰ’ ਯੁਧ ਮੌਂ ਉਪਯੋਗੀ ਥੇ। ਏਕ ‘ਕੇਸ਼’ ਅਰਥਾਤ ਜਿਸ ਕੇ ਰਖਨੇ ਸੇ ਲੜਾਈ ਮੌਂ ਲਕੜੀ ਅੰਰ ਤਲਵਾਰ ਸੇ ਕੁਝ ਬਚਾਵਟ ਹੋ। ਦੂਸਰਾ ‘ਕੰਗਣ’ ਜੋ ਸਿਰ ਕੇ ਉਪਰ ਪਗੜੀ ਮੌਂ ਅਕਾਲੀ ਲੋਗ ਰਖਤੇ ਹੈਂ। ਅੰਰ ਹਾਥ ਮੌਂ ‘ਕੜਾ’ ਜਿਸ ਸੇ ਹਾਥ ਅੰਰ ਸਿਰ ਬਚ ਸਕੇ। ਤੀਸਰਾ ਕਾਛ ਅਰਥਾਤ ‘ਜਾਨੂ’ ਕੇ ਉਪਰ ਏਕ ਜਾਂਘੀਆ ਕਿ ਜੋ ਦੌੜਤੇ ਅੰਰ ਕੂਦਨੇ ਮੌਂ ਅੱਛਾ ਹੋਤਾ ਹੈ। ਬਹੁਤ ਕਰਕੇ ਅਖਾੜ ਮੱਲ ਅੰਰ ਨਟ ਭੀ ਇਸ ਕੋਂ ਇਸ ਲੀਏ ਧਾਰਨ ਕਰਤੇ ਹੈਂ ਕਿ ਜਿਸ ਸੇ ਸਰੀਰ ਕਾ ਮਰਮ ਸਥਾਨ ਬਚਾ ਰਹੇ ਅੰਰ ਅਟਕਾਵ ਨ ਹੋ। ਚੌਬਾ ‘ਕੰਘਾ’ ਜਿਸ ਸੇ ਕੇਸ ਸੁਧਰਤੇ ਹੈਂ। ਪਾਂਚਵਾ “ਕਾਚੂ” (ਕਰਦ) ਕਿ ਜਿਸ ਸੇ ਸ਼ਤਤੂ ਸੇ ਭੇਦ ਭੱਟੁਕਾ ਹੋਨੇ ਸੇ ਲੜਾਈ ਮੌਂ ਕਾਮ ਆਵੇ। ਇਸੀ ਲੀਏ ਯਹ ਗੀਤ ਗੋਬਿੰਦ ਸਿੰਘ ਜੀ ਨੇ ਆਪਣੀ ਬੁਧੀਮਤਾ ਸੇ ਉਸ ਸਮੇਂ ਕੇ ਲੀਏ ਕੀ ਥੀ, ਅਥ ਇਸ ਸਮੇਂ ਮੌਂ ਉਨ੍ਹਾਂ ਕਾ

5

ਰਖਨਾ ਕੁਝ ਉਪਯੋਗੀ ਨਹੀਂ ਹੈ। ਪ੍ਰੰਤੂ ਅਥ ਜੋ ਯੁਧ ਕੇ ਪ੍ਰਯੋਗ ਕੇ ਲੀਏ ਬਾਤਾਂ ਕਰਤੱਵ ਥੀ ਉਨ੍ਹਾਂ ਕੋ ਧਰਮ ਕੇ ਸਾਥ ਮਾਨ ਲੀ ਹੈਂ। ਮੂਰਤੀ ਪੂਜਾ ਤੋਂ ਨਹੀਂ ਕਰਤੇ ਉਸ ਸੇ ਵਿਸ਼ੇਸ਼ ਗ੍ਰੰਥ ਕੀ ਪੂਜਾ ਕਰਤੇ ਹੈਂ। ਕਥਾ ਯਹ ਮੂਰਤੀ ਪੂਜਾ ਨਹੀਂ ਹੈ? ਕਿਸੀ ਜੜ੍ਹ ਪਦਾਰਥ ਕੇ ਸਾਮਨੇ ਸਿਰ ਝੁਕਾਨਾ ਵਾ ਉਸ ਕੀ ਪੂਜਾ ਕਰਨਾ ਸਭ ਮੂਰਤੀ ਪੂਜਾ ਹੈ। ਜੈਸੇ ਮੂਰਤੀ ਵਾਲੋਂ ਨੇ ਆਪਣੀ ਦੁਕਾਨ ਜਮਾ ਕਰ ਜੀਵਕਾ ਠਾਢੀ ਕੀ ਹੈ ਵੈਸੇ ਇਨ ਲੋਗੋਂ ਨੇ ਭੀ ਕਰ ਲੀ ਹੈ। ਜੈਸੇ ਪੁਜਾਰੀ ਲੋਗ ਮੂਰਤੀ ਕੇ ਦਰਸ਼ਨ ਕਰਾਤੇ ਭੇਟ ਚੜ੍ਹਾਤੇ ਹੈ ਅਰਥਾਤ ਮੂਰਤੀ ਪੂਜਾ ਵਾਲੇ ਵੇਦ ਕਾ ਮਾਨਯ ਕਰਤੇ ਹੈ ਉਤਨਾ ਯਹ ਲੋਗ ਗ੍ਰੰਥ ਸਾਹਿਬ ਵਾਲੇ ਨਹੀਂ ਕਰਤੇ? ਹਾਂ ਯਹ ਕਹਾ ਜਾ ਸਕਤਾ ਹੈ ਕਿ ਇਨ੍ਹਾਂ ਨੇ ਵੇਦੋਂ ਕੋਂ ਨ ਸੁਨਾ ਨ ਦੇਖਾ ਕਥਾ ਕਰੇਂ? ਜੋ ਸੁਨਨੇ ਅੰਰ ਦੇਖਨੇ ਮੇਂ ਆਵੇ ਤੋਂ ਬੁਧੀਮਾਨ ਬਨੇ। ਲੋਗ ਜੋ ਕਿ ਅੱਛੀ ਦੁਰਾਗ੍ਰਹੀ ਹੈਂ ਵੇਂ ਸਭ ਸੰਪ੍ਰਦਾਇ ਵਾਲੇ ਵੇਦ ਮਤ ਮੌਂ ਆ ਜਾਤੇ ਹੈਂ। ਪ੍ਰੰਤੂ ਇਨ ਸਭ ਨੇ ਭੋਜਨ ਕਾ ਬਖੇੜਾ ਬਹੁਤ ਸਾ ਹਟਾ ਦੀਆ ਹੈ। ਜੈਸੇ ਇਸ ਕੋਂ ਹਟਾਇਆ ਹੈ ਵੈਸੇ ਵਿਸ਼ਯਾਸਕਿਤ ਦੁਰਭਿਮਾਨ ਕੋ ਭੀ ਹਟਾ ਕਰ ਵੇਦ ਮਨ ਕੋ ਭੀ ਉਨ੍ਹਾਂ ਕਰੇਂ ਤੋਂ ਬਹੁਤ ਅੱਛੀ ਬਾਤ ਹੈ।”

ਸਤਿਆਰਥ ਪ੍ਰਕਾਸ਼ ਦੀ ਇਸ ਲਿਖਤ ਤੋਂ ਸਾਬਤ ਹੁੰਦਾ ਹੈ ਕਿ ਸਵਾਮੀ ਦਯਾ ਨੰਦ ਜੀ ਨੂੰ ਗੁਰਬਾਣੀ ਦਾ ਬੋਧ ਸੀ ਅਤੇ ਨਾ ਹੀ ਸਿੱਖ ਇਤਿਹਾਸ ਦੀ ਜਾਣਕਾਰੀ ਸੀ। ਇਸ ਲਈ ਬਹੁਤ ਸਿਰ ਪੈਰ ਤੋਂ ਯੱਕੜ ਮਾਰੇ ਹਨ।

ਇਕ ਪਾਸੇ ਯੂ. ਐਨ. ਓ. ਦੀ ਪੱਧਰ ਤੇ ਗੁਰੂ ਬਾਣੀ ਨੂੰ ਮਾਨਤਾ ਮਿਲ ਰਹੀ ਹੈ। ਦੂਸਰੇ ਪਾਸੇ ਸਾਰੇ ਵੇਦ, ਸ਼ਾਸਤਰ ਅਤੇ ਹੋਰ ਹਿੰਦੂ ਧਰਮ ਦੇ ਗਿਆਤਾ ਸਵਾਮੀ ਰਾਮ ਤੀਰਥ ਦੰਡੀ ਸੁਆਮੀ ਤੁਲਨਾਤਕ ਅਧਿਐਨ ਕਰਕੇ ਕਿਤਾਬ ’ਚ ਲਿਖ ਰਹੇ ਹਨ “ਸਰਵੋਤਮ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ” ਅਤੇ “ਸਰਬੋਤਮ ਪੰਥ ਖਾਲਸਾ ਪੰਥ” ਨਾਲ ਹੀ ਪਿਛਲੀ ਸਦੀ ਦੇ ਪ੍ਰਸਿੰਧ ਆਰੀਆ ਸਮਾਜੀ ਦੌੱਲਤ ਰਾਇ ਜੀ “ਸਾਹਿਬੇ ਕਮਾਲ ਗੁਰੂ ਗੋਬਿੰਦ ਸਿੰਘ” ਨਾਮੀ ਪੁਸਤਕ ਵਿਚ ਦਸ਼ਮੇਸ਼ ਪਿਤਾ ਦੇ ਗੁਣ ਗਾਉਂਦੇ ਬਕਦੇ ਨਹੀਂ ਅਤੇ ‘ਮਿਲਾਪ’ ਅਭਿਬਾਰ ਦੇ ਐਡੀਟਰ ‘ਰਣਬੀਰ ਜੀ’ ਕਲਗੀਧਰ ਮਹਾਰਾਜ ਨੂੰ ਯੁਗ ਪੁਰਸ਼ ਦੱਸ ਰਹੇ ਹਨ। ਦੂਸਰੇ ਪਾਸੇ ਪਾਠਕਾਂ ਸਾਹਮਣੇ ਦਯਾਨੰਦ ਜੀ ਦੀ ਲਿਖਤ ਹੈ।

ਅਜਿਹੀ ਹੂੜ ਮੱਤ ਵਾਲੇ, ਈਰਖਾਲੂ, ਅਹੰਕਾਰੀ ਅਤੇ ਉਪਦਰਵੀ ਬੰਦੇ ਨੂੰ ਪ੍ਰਕਾਸ਼ਕ “ਉਮਸਤਯ ਪਰਮਹੰਸ ਪਰਿਵਨਾਚਕਚਾਰੀਆ ਸ੍ਰੀਮਦਯਾਨੰਦ ਸ੍ਰਵਸਤੀ ਸਵਾਮੀ” ਦੀ ਉਪਾਧੀ ਨਾਲ ਨਿਵਾਜਦਾ ਹੈ। ਅਜਿਹੇ ਆਫਰੇ ਹੋਏ ਫੁੱਕਾਰੇ ਮਾਰਨ ਵਾਲੇ ਸਾਨੂ ਦੇ ਸਿੱਗ ਗਿਆਨੀ ਦਿੱਤ ਸਿੰਘ ਜੀ ਨੇ ਆਪਣੇ ਸੰਬਾਦ ਨਾਲ ਭੰਨੇ ਹਨ।

ਸਾਧੁ-ਦਯਾਨੰਦ ਨਾਲ ਮੇਰਾ ਸੰਬਾਦ

ਦੋਹਿਗ-ਧਨੁਖ ਬਣ ਪੁਨ ਤਾਜ ਸਿਰ ਜਿਹ ਕਰ ਸ਼ੁਕਲੋਂ ਬਾਜ।
 ਸੋ ਮੇਰੀ ਰੱਖਯਾ ਕਰੋਂ ਕਲਗੀਧਰ ਮਹਾਰਾਜ ॥੧॥

ਸੱਤ ਕਹਾਂ ਮੁਖ ਤੇ ਸਭੀ ਪੁਨ ਜੋ ਲਿਖਾਂ ਸੁ ਸੱਤ।
 ਪਾਖੰਡ ਜਾਲ ਖੰਡਨ ਵਿਖੇ ਸਥਲ ਹੋਇ ਮਮ ਮੱਤ ॥੨॥

ਦਿਆਨੰਦ ਸਾਧੁ ਸਹਿਤ ਜੋ ਮੈਂ ਕੀਨੀ ਗਾਥ।
 ਸੋ ਸਭ ਪਰਗਟ ਕਰ ਕਹਾਂ ਮਨ ਅਨੰਦ ਕੋ ਸਾਥ ॥੩॥

ਅੱਜ ਕੱਲ ਉਸ ਨੂੰ ਕਹਨ ਪੁਰਖ ਅਦੂਤੀਯ ਮਹਾਨ।
 ਮਹਾਂ ਰਿਖੀ ਵਿੱਦਯਾ ਧਨੀ ਕਰਕੇ ਲੋਕ ਬਖਾਨ ॥੪॥

ਮਰੇ ਬਾਬੇ ਦੀ ਅੱਖੀਆਂ ਕਰਦੇ ਵੱਡੀਆਂ ਚਾਇ।
 ਆਖਨ ਉਸ ਸਮ ਦੂਸਰਾ ਕੋਇ ਨ ਨਜ਼ਰੀ ਆਇ ॥੫॥

ਛੂਜ-ਚੇਲੇ ਅਤੇ ਮੁਰੀਦਾਂ ਉਸਦਯਾਂ ਚਾ ਅਸਮਾਨ ਚੜਾਇਆ।
 ਕੱਚ ਚਮਕਦੇ ਨੂੰ ਕਰ ਲੈਕਰ ਹੀਰਾ ਚੁੱਕ ਬਨਾਇਆ।

ਆਖਨ ਉਸ ਦੇ ਜੇਡਾ ਨਾ ਸ੍ਰੀ ਜੱਗ ਵਿਚ ਪੰਡਤ ਕੋਈ।
 ਭਾਰਤ ਭੂਮੀ ਦੀ ਗਤ ਮੁੜ ਕੇ ਓਸੇ ਕੋਲੋਂ ਹੋਈ ॥੬॥

ਨਹੀਂ ਅਸੀਂ ਸਾ ਕਿੱਥੇ ਰਹਣਾਂ ਭੁਰਤ ਈਸਾਈ ਹੁੰਦੇ।
 ਈਸਾ ਮਤ ਦੇ ਜੋ ਦਰਵਾਜ਼ੇ ਸੋ ਸਭ ਸੁਆਮੀ ਮੁੰਦੇ॥

ਸਾਡੇ ਖਾਤਰ ਪਰਮੇਸ਼ਰ ਨੇ ਸ੍ਰੀ ਉਸ ਤਾਈਂ ਘੱਲਿਆ।
 ਓਹੋ ਵੈਦਕ ਧਰਮ ਜਿਸ ਨੇ ਜਾਂਦਾ ਮੁੜ ਕੇ ਠੱਲਿਆ ॥੭॥

ਏਹੋ ਜੇਹੋ ਮਾਰ ਗਪੈੜੇ ਲੋਕਾਂ ਨੂੰ ਭਰਮਾਇਆ।
 ਦੇਖੋ ਦੇਖੀ ਫਸ ਗਏ ਕਿਤਨੇ ਭੇਡ ਚਾਲ ਦੇ ਸਾਇਆ।

ਏਸੇ ਦੇਸ਼ ਦੀ ਮਿੱਟੀ ਵਿਚ ਕੁਛ ਹੈ ਇਹ ਮੁਰਖਤਾਈ।
 ਜਣੇ ਖਣੇ ਨੂੰ ਰੱਬ ਬਣਾਉਨ ਪੁਜਨ ਹੋਇ ਸਦਾਈ ॥੮॥

ਪਰ ਇਹ ਉਸ ਨੂੰ ਰੱਬ ਨ ਆਖਨ ਨਾ ਅਵਤਾਰ ਬਣਾਉਨ।
 ਭੇਜਿਆ ਰੱਬ ਅਸਾਡੇ ਕਾਰਨ ਇਤਨੀ ਗਲ ਸੁਣਾਉਨ।

ਕੋਈ ਉਸ ਤਾਈਂ ਪਦਵੀ ਹੱਥ ਨ ਇਨ ਕੇ ਆਈ ॥੯॥

ਕੋਈ ਆਖੇ ਉਸ ਦਾ ਲਿਖਯਾ ਪੱਥਰ ਲੀਕ ਉਚਾਰੇ।
 ਦੂਜੇ ਕਹੇ ਨਹੀਂ ਜੋ ਮਿੱਖਯਾ ਸੋ ਸਭ ਤਿਆਗ ਵਿਚਾਰੇ।

ਇਸੇ ਤਰ੍ਹਾਂ ਦਾ ਵਿਚ ਇਨ੍ਹਾਂ ਦੇ ਪਯਾ ਝੰਬੇਲਾ ਭਾਰਾ ॥

6

ਅਜੇ ਤੀਕ ਇਸ ਘੁੰਮਨ ਘੇਰੇ ਕੀਤਾ ਨਹੀਂ ਕਿਨਾਰਾ ॥੧੦॥

ਅੱਜ ਕੱਲ ਜੋ ਉਸ ਸਾਧੁ ਨੂੰ ਮੰਨਨ ਸਾਡੇ ਪਯਾਰੇ।

ਅਰ ਜੋ ਲੇਖ ਓਸਦੇ ਮਗਰੋਂ ਪੰਚਮ ਬੇਦ ਉਚਾਰੇ

ਸੋ ਸਾਰਾ ਮੈਂ ਅੱਖੀ ਦੇਖਯਾ ਅਰ ਬੀਤਿਆ ਬਤਲਾਊਂ।

ਏਸ ਵਹਮ ਦੇ ਖਾਤੇ ਗਿਰਦਿਆਂ ਭੋਲੇ ਜਨਾਂ ਬਚਾਊਂ ॥੧੧॥

ਦੋਹਿਗ ਨਾਲ ਮੁੜ ਕੇ ਓਸ ਦਾ ਜੋ ਕੁਝ ਭਇਆ ਬਲਾਸ

ਸੋ ਸਾਰਾ ਮੈਂ ਦੱਸ ਸਾਂ ਧਰ ਮਨ ਅਧਿਕ ਹੁਲਾਸ ॥੧੨॥

ਭਾਵ : ਪਿਆਰੇ ਦੇਸ ਵਾਸੀ ਸੱਜਨੋਂ ਮੈਂ ਇਸ ਪੁਸਤਕ ਦੇ ਕਥਨ ਵਿਚ ਕਦੇ ਵੀ ਪ੍ਰਵਿਰਤ ਨਹੀਂ ਹੁੰਦਾ ਜੇ ਮੈਂ ਜਾਣਦਾ ਕਿ ਇਸ ਦੇਸ ਦੇ ਲੋਕ ਜੈਸੀ ਵਸਤੂ ਹੈ ਓਹੀ ਕਰਨ ਦਾ ਮਾਦਾ ਰੱਖਦੇ ਹਨ, ਪ੍ਰੰਤੂ ਜਦ ਮੈਂ ਦੇਖਿਆ ਕਿ ਇਨ੍ਹਾਂ ਹਿੰਦੂ ਲੋਕਾਂ ਵਿਚ ਇਕ ਅੱਗਯਾਨ ਦੀ ਅੰਧੇਰੀ ਨਸਲ ਦਰ ਨਸਲ ਚਲੀ ਆਉਂਦੀ ਹੈ ਜੇ ਕਾਉਂ ਅਤੇ ਸੱਧਾਂ ਨੂੰ ਵੀ ਪਵਿੜ੍ਹ ਅਰ ਦੇਵਤੇ ਜਾਨਣ ਵਾਲੀ ਹੈ ਇਸੀ ਤੇ ਸੁਆਮੀ ਦਯਾਨੰਦ ਜੈਸੇ ਪੁਰਖ ਨੂੰ ਭੀ ਇਨ੍ਹਾਂ ਲੋਕਾਂ ਨੇ ਹੁਣ ਮਨੂੰ, ਬਸ਼ਿਸ਼ਟ, ਬਿਆਸ ਅਤੇ ਸੰਕਰ ਤੇ ਵਧਕੇ ਅਪਨਾ ਮਹਾਂ ਰਿਖੀ ਮੰਨਨਾਂ ਧਰਮ ਜਾਣ ਲੀਤਾ ਹੈ, ਇਸੀ ਤਰ੍ਹਾਂ ਉਸੇ ਦੇ ਲਿਖਨੇ ਅਨੁਸਾਰ ਗੁਰੂਆਂ ਨੂੰ ਭੀ ‘ਦੰਭੀ’ ਜਾਣਕੇ ਉਸਨੂੰ ਉਪਕਾਰੀ ਧਰਮ ਪ੍ਰਚਾਰੀ ਆਖਨ ਲੱਗ ਗਏ ਹਨ ਤਦ ਮੇਰੇ ਦਿਲ ਨੇ ਪੀਰਜ ਨਾ ਕੀਤਾ ਅਰ ਚਾਹਿਆ ਕਿ ਉਸਦਾ ਓਹ ਹਾਲ ਜੋ ਮੇਰੇ ਨਾਲ ਸ਼ਾਸਤ੍ਰਾਰਥ ਕਰਦੇ ਹੋਇਆ ਸੀ, ਪ੍ਰਗਟ ਕਰ ਦਿਆਂ।

ਇਹ ਬਾਤ ਹੋਰ ਹੈ ਕਿ ਉਸਦੇ ਭਗਤ ਲੋਕ ਜੋ ਪੱਕੇ ਹਠੀ ਹਨ ਯਾ ਉਹ ਨੌਜਵਾਨ ਲੜਕੇ ਜੋ ਉਸ ਵੇਲੇ ਜੰਮੇ ਹੀ ਨਹੀਂ ਸਨ ਯਾ ਅਲਫ ਬੇ ਅਤੇ ਏ.ਬੀ. ਪੜ੍ਹਦੇ ਸਨ, ਮੇਰੀ ਸੱਚੀ ਬਾਤ ਨੂੰ ਨਾ ਮੰਨਨ, ਪ੍ਰੰਤੂ ਅਜੇ ਤੱਕ ਉਹ ਲੋਕ ਜਿੰਦਾ ਹਨ ਜਿਨ੍ਹਾਂ ਨੇ ਮੇਰਾ ਅਤੇ ਉਨ੍ਹਾਂ ਦਾ ਉੱਤਰ ਪ੍ਰਸ਼ਨ ਸੁਣਿਆ ਸੀ ਜਿਸਤੇ ਆਸ਼ਾ ਹੈ ਕਿ ਉਹ ਜ਼ਰੂਰ ਪਰਮੇਸ਼ਰ ਨੂੰ ਹਾਜ਼ਰ ਨਾਜ਼ਿਰ ਜਾਣਕੇ ਉਸ ਸਮੇਂ ਦੀ ਬਾਤ ਨੂੰ ਸੱਚੀ ਕਹਿਣਗੇ।

ਮੇਰੇ ਉਤਰ ਪ੍ਰਸ਼ਨ ਉਨ੍ਹਾਂ ਨਾਲ ਤਿੰਨ ਵੇਰ ਲਾਹੌਰ ਵਿਚ ਹੋਇਆ ਹੋ, ਜਿਸ ਦਾ ਹਾਲ ਮੈਂ ਜੋ ਉਸ ਵੇਲੇ ਲਿਖ ਲੀਤਾ ਸਾ ਯਾ ਯਾਦ ਰਖਯਾ ਸੀ ਲਿਖਕੇ ਦੱਸਦਾ ਹਾਂ।

ਦੋਹਿਗ -ਇਸ ਤੇ ਪਹਿਲੇ ਹਾਲ ਮੈਂ ਅਪਨਾ ਦੱਸਾਂ ਕੁਝ।
ਜਿਸ ਤੇ ਸੁਣਦੇ ਸਾਰ ਹੀ ਸੰਸਾ ਜਾਊਂ ਬੁੱਝ ॥੨॥
ਜਨਮ ਲਿਆ ਮੈਂ ਸੰਤ ਘਰ ਜੋ ਕਰਦੇ ਉਪਦੇਸ਼।
ਜਿਸ ਤੇ ਬਾਲਕ ਉਮਰ ਮਹਿੰ ਮੈਂ ਭੀ ਹਰੇ ਕਲੇਸ਼ ॥੩॥

ਭਾਵ - ਇਸ ਬਾਤ ਨੂੰ ਹਰ ਇਕ ਪੁਰਖ ਜਾਣਦਾ ਹੈ ਕਿ ਮੇਰਾ ਜਨਮ ਸੰਤਾਂ ਦੇ ਘਰ ਵਿਚ ਹੋਇਆ ਸੀ ਅਰ ਮੇਰੇ ਪਿਤਾ ਜੀ ਲੋਕਾਂ ਨੂੰ ਏਹੋ ਉਪਦੇਸ਼ ਕਰਦੇ ਸਨ ਜੋ ਅੱਜ ਕੱਲ੍ਹ ਮੈਂ ਕਰ ਰਿਹਾ ਹਾਂ, ਜਿਸ ਦੇ ਪ੍ਰਤਾਪ ਕਰਕੇ ਮੈਦ ਦੁਆਬਾ ਦੇ ਨਗਰਾਂ ਦੇ ਨਗਰ ਬੰਧਨਾਂ ਤੋਂ ਛੁੱਟ ਰਹੇ ਸਨ ਅਤੇ ਅੱਜ ਤੱਕ ਉਹ ਲੋਕ ਓਸੇ ਤਰ੍ਹਾਂ ਨਿਰਬੰਧ ਹਨ, ਪ੍ਰੰਤੂ ਇਹ ਸਾਰਾ ਹਾਲ ਕਦੇ ਆਪਣੇ ਜੀਵਨ ਬਿਤਾਂਤ ਵਿਚ ਲਿਖਾਂਗਾ।

ਮੈਂ ਨੌ ਸਾਲ ਦੀ ਉਮਰ ਵਿਚ ਹੀ ਆਪਣੇ ਪਿਤਾ ਜੀ ਦੇ ਪਾਸੋਂ ਜੁਦਾ ਹੋ ਕੇ ਉਪਦੇਸ਼ ਕਰਨ ਲੱਗਾ ਅਰ ਜਿਸ ਨਗਰ ਜਾਂਦਾ ਓਥੇ ਹੀ ਮੜ੍ਹੀ, ਮਸਾਣੀ, ਭੈਰੋਂ, ਦੇਵੀ ਦੇਵਤੇ ਪੂਜਨਾਂ ਲੋਕਾਂ ਨੂੰ ਹਟਾ ਕੇ ਵੇਦਾਂਤ ਦਾ ਉਪਦੇਸ਼ ਕਰਦਾ ਹੁੰਦਾ ਸਾਂ। ਇਸਦੇ ਨਾਲ ਹੀ ਜਿਥੇ ਕੋਈ ਗੁਣੀ ਪੰਡਤ ਯਾ ਸਾਧੂ ਦੇਖਦਾ ਉਸ ਦੇ ਪਾਸ ਕੁਝ ਮਹੀਨੇ ਰਹਿਕੇ ਵਿੱਦਯਾ ਪੜ੍ਹਦਾ ਜਿਸ ਪਰ ਸ਼ਾਸਤ੍ਰਾਰਥ ਕਰਨ ਦਾ ਮੈਨੂੰ ਅੱਛਾ ਢੰਗ ਆ ਗਿਆ ਸਾ ਅਤੇ ਵੱਡੇ ਵੱਡੇ ਪ੍ਰਸਿੱਧ ਪੰਡਤਾਂ ਅਤੇ ਸਾਧੂਆਂ ਨਾਲ ਕਈ ਕਈ ਦਿਨ ਧਰਮ ਦੇ ਵਿਸ਼ਵ ਪਰ ਵਿਚਾਰ ਕਰਦਾ ਰਹਿੰਦਾ ਸਾਂ। ਇਸ ਵਾਸਤੇ ਉਸ ਦੇਸ ਵਿਚ ਮੈਂ ਲੋਕਾਂ ਵਿਖੇ ਗਯਾਨੀ ਪ੍ਰਸਿੱਧ ਹੋ ਗਿਆ ਸਾਂ ਅਤੇ ਬਹੁਤ ਲੋਕ ਮੈਨੂੰ ਆਪਣੇ ਮਨੋਂ ਪ੍ਰਤਿਸ਼ਟਤ ਸਮਝਦੇ ਸਨ।

ਉਸ ਸਮਯ ਦਾ ਥੋੜ੍ਹਾ ਜੇਹਾ ਹਾਲ ਮੇਰੇ ਨਿੰਦਯਾ ਪੱਤ੍ਰ ਵਿਚ, ਜੋ ਮੌਨਾਂ ਸ਼ੁਧੀ ਦੇ ਪਰਚਾਰ ਹਟਾਉਣ ਵੇਲੇ ਮੇਰੇ ਪਰ ਤੰਗ ਆ ਕੇ ਅੰਨਮਤੀ ਭਾਈਆਂ ਨੇ ਮੇਰੇ ਹੀ ਭਾਈਆਂ ਤੇ ਛਫਵਾਕੇ “ਧਰਮ ਚਿਹਰੇ” ਨਾਮ ਰੱਖ ਕੇ ਵੱਡੇ ਸਨ, ਪਾਇਆ ਜਾਂਦਾ ਹੈ।

ਏਥੇ ਇਤਨਾ ਆਖਨਾ ਭੀ ਕੋਈ ਬੁਰਾ ਨਹੀਂ ਹੈ ਕਿ ਆਰੀਯਾ ਸਮਾਜੀ ਸੱਜਨਾਂ ਦਾ ਇਹ ਪ੍ਰਕਿਤਕ ਸੁਭਾਵ ਹੈ ਕਿ ਜਦ ਕਿਸੇ ਨਾਲ ਸ਼ਾਸਤ੍ਰਾਰਥ ਅਤੇ ਯੁਕਤੀ ਨਾਲ ਪੂਰੇ ਨਹੀਂ ਉਤਰਦੇ ਤਦ ਉਸ ਨਾਲ ਨਿੰਦਯਾ ਅਤੇ ਬੁਰਾ ਜਾਣਕੇ ਨਫਰਤ ਕਰਨਗੇ :

ਇਸੇ ਵਾਸਤੇ ਮੇਰੇ ਨਾਲ ਭੀ ਏਹੋ ਵਰਤਾਉ ਹੋਇਆ, ਅਤੇ ਜਿਸ ਪ੍ਰਕਾਰ ਮੁਰਗ-ਬਾਜ਼ ਦੋ ਭਾਈ ਮੁਰਗਿਆਂ ਨੂੰ ਜਦ ਲੜਾਉਣਾ ਚਾਹੁੰਦੇ ਸਨ ਤਦ ਇਹ ਸਮਝਕੇ ਕਿ ਇਹ ਭਾਈ ਹੋਣ ਦੇ ਕਾਰਨ ਨਹੀਂ ਲੜਨਗੇ ਉਨ੍ਹਾਂ ਵਿਚੋਂ ਇਕ ਦੇ ਮੱਥੇ ਨੂੰ ਸਿਆਹੀ ਲਾ ਦੇਂਦੇ ਹਨ ਜਿਸ ਪਰ ਉਹ ਇਕ ਦੂਜੇ ਨੂੰ ਓਪਰਾ ਜਾਣਕੇ ਲੜਨ ਲੱਗ ਜਾਂਦੇ ਹਨ ਅਤੇ ਮੁਰਗਬਾਜ਼ ਤਮਾਸਾ ਦੇਖਦੇ ਹਨ।

ਇਸੇ ਤਰ੍ਹਾਂ ਇਨ੍ਹਾਂ ਨੇ ਸਾਡੇ ਭਾਈਆਂ ਨੂੰ ਵੀ ਤਾਰੀਫ ਅਤੇ ਲਾਲਚ ਦੀ ਰੰਗਤ ਰੰਗ ਕੇ ਮੌਨਾਂ ਸ਼ੁਧੀ ਪ੍ਰਚਾਰ ਕਰਨਾ ਚਾਹਿਆ ਸੀ ਜਿਸ ਨੂੰ ਦੇਖਕੇ ਅਸੀਂ ਰੋਕਣ ਲੱਗੇ ਅਤੇ ਦੋਨਾਂ ਭਾਈਆਂ ਦੀ ਬੂਬ ਲੜਾਈ ਹੋਈ ਅਤੇ ਇਕ ਦੂਜੇ ਦੇ

ਐਥ ਆਪਣੇ ਦੁਰਬਚਨਾਂ ਦੀ ਮਾਰ ਮਾਰਕੇ ਘਾਵਾਂ ਦੀ ਨਿਆਈਂ ਪ੍ਰਗਟ ਕੀਤੇ, ਜਿਸ ਤੇ ਉਹੋ ਘਾਉ ਮੇਰੇ ਇਸ ਵੇਲੇ ਗਵਾਹ ਹੋ ਗਏ ਹਨ, ਜੋ ਦੱਸਦੇ ਹਨ ਕਿ ਮੈਂ ਬਚਪਨ ਵਿਚ ਕਿਸ ਕਿਮ ਕਰਦਾ ਹੁੰਦਾ ਸਾਂ ਅਤੇ ਲੋਕਾਂ ਦੀ ਮੇਰੇ ਨਾਲ ਕੈਸੀ ਪ੍ਰੀਤੀ ਸੀ, ਯਥਾ :-

ਜ਼ਮੀਮਾਂ ਸ਼ੁਧੀ ਪੱਤ੍ਰ ਦੇ ਚੇਹਰਿਆਂ ਪਰ ਵਿਚਾਰ ਸ਼ਹਾ ੧੬

“ਸੁਣਿਆ ਜਾਂਦਾ ਹੈ ਕਿ ਭਾਈ ਦਿੱਤ ਸਿੰਘ ਜੀ ਗੁਲਾਬਦਾਸੀ ਮਤ ਦੀ ਫਕੀਰੀ ਹਾਲਤ ਵਿਚ ਚਿਰ ਕਾਲ ਤੱਕ ਅਤੇ ਅਭੇ ਪਰੁ ਤਹਿਸੀਲ ਖਰੜ ਜ਼ਿਲ੍ਹਾ ਅੰਬਾਲਾ ਵਿਚ ਕੁਟੀਆ ਅਤੇ ਛੇਟਾ ਜਿਹਾ ਬਰੀਚਾ ਬਣਾ ਰਹੇ ਹਨ ਅਤੇ ਲਾਂਭੇ ਛਾਂਬੇ ਦੇ ਪਿੰਡਾਂ ਵਿਚ ਗੁਰੂ ਬਣਕਰ ਆਪਣੇ ਆਪ ਨੂੰ ਪੁਜਾਂਦੇ ਰਹੇ ਹਨ, ਉਹੋ ਲੋਕ ਹੁਣ ਤੱਕ ਇਨ੍ਹਾਂ ਨੂੰ ਗੁਰੂ ਮੰਨਦੇ ਅਤੇ ਭੇਟਾ ਪੂਜਾ ਦਿੰਦੇ ਹਨ।”

7

ਇਹ ਲੇਖ ਜੋ ਮੇਰੀ ਨਿੰਦਯਾ ਪਰ ਮੇਰੇ ਭਾਈਆਂ ਨੇ ਲਿਖਯਾ ਸੀ ਸੋ ਇਤਨੀ ਬਾਤ ਜ਼ਰੂਰ ਦੱਸਦਾ ਹੈ ਕਿ ਮੈਂ ਬਾਲਕ ਪਣੇ ਵਿਚ ਹੀ ਲੋਕਾਂ ਨੂੰ ਐਸੇ ਉਪਦੇਸ਼ ਕਰਦਾ ਸਾਂ ਜੋ ਨਗਰਾਂ ਦੇ ਨਗਰ ਮੈਨੂੰ ਪ੍ਰਤਿਸ਼ਟਤ ਜਾਣਕੇ ਇੱਜਤ ਕਰਦੇ ਸਨ, ਅਤੇ ਅੱਜ ਤੱਕ ਉਨ੍ਹਾਂ ਨਗਰਾਂ ਦੇ ਲੋਕ ਉਨ੍ਹਾਂ ਉਪਦੇਸ਼ ਨੂੰ ਭੁਲ ਨਹੀਂ ਗਏ ਕਿੰਤੂ ਵੈਸੇ ਹੀ ਪ੍ਰੀਤੀ ਇਸ ਵੇਲੇ ਤਾਈਂ ਰੱਖਦੇ ਹਨ।

ਸਾਡੇ ਭਾਈਆਂ ਦੇ ਇਸ ਕਥਨ ਤੇ ਰਜਬ ਜੀ ਦੇ ਇਸ ਬਚਨ ਅਨੁਸਾਰ ਯਥਾ, “ਸਾਧ ਸਰਹੇ ਸੋ ਸਤੀ, ਜਤੀ ਜੋਖਤਾ ਜਾਨ॥ ਰਜਬ ਸਾਚੇ ਸੂਰ ਕਾ ਵੈਰੀ ਕਰੇ ਬਖਾਨ॥” ਅਰਥਾਤ ਸਤ ਵਾਲਾ ਓਹ ਪੁਰਖ ਹੈ ਜਿਸ ਦੀ ਸਾਖੀ ਮਹਾਤਮਾ ਦੇਣ ਅਰ ਜਤੀ ਉਹ ਹੈ ਜਿਸਦੀ ਪ੍ਰਸੰਸਾ ਇਸਤ੍ਰੀਆਂ ਕਰਨ ਅਤੇ ਬਹਾਦੁਰ ਉਹ ਹੈ ਜਿਸ ਦੀ ਸਮਰੱਥਾ ਦੀ ਗਵਾਹੀ ਉਸਦੇ ਮੁਖਾਲਫ਼ ਦੇਣ। ਇਸੇ ਵਾਸਤੇ ਮੁਖਾਲਫ਼ ਭਾਈਆਂ ਦੀ ਇਸ ਗਵਾਹੀ ਨੇ ਦੱਸਯਾ ਹੈ ਕਿ ਬਾਲਕ ਪਣੇ ਵਿਚ ਜਦ ਦਯਾਨਦ ਜੀ ਵਿਦਾਯਾਰਥੀ ਹੋ ਕੇ ਕਿਤੇ ਅਸਟਾਧਯਾਈ ਪੜ੍ਹਦੇ ਹੋਣਗੇ ਤਦ ਮੈਂ ਸੰਤ ਹੋ ਕੇ ਉਪਦੇਸ਼ ਕਰਦਾ ਹੁੰਦਾ ਸਾਂ।

ਉਸ ਤੇ ਅੱਗੇ ਜਦ ਮੈਂ ਉਸ ਜਗਾ ਉਪਦੇਸ਼ ਕਰਦਾ ਅਤੇ ਲੋਕਾਂ ਦੇ ਬੰਧਨ ਤੋੜਦਾ ਹੋਇਆ ਚੱਠਿਆਂ ਵਾਲੇ ਡੇਰੇ ਜ਼ਿਲ੍ਹਾ ਲਾਹੌਰ ਵਿਚ ਆਇਆ ਤਦ ਮੈਂ ਸੰਤ ਦੇਸਾ ਸਿੰਘ ਜੀ ਪਾਸੋਂ, ਜੋ ਵੱਡੇ ਵਿਦਯਾਵਾਨ ਅਰ ਸੁਭ ਗੁਣ ਸੰਪਨ ਹਨ, ਕਈ ਪੁਸਤਕ ਪੜ੍ਹੇ ਅਰ ਉਹ ਸੰਤ ਰਾਇ ਬਹਾਦਰ ਰਾਇ ਹੇਤੂਰਾਮ ਸਾਹਿਬ ਸੀ. ਆਈ. ਈ. ਸਾਬਕ ਅਸਿਸਟੈਂਟ ਪੋਲੀਟੀਕਲ ਏਜੰਟ ਬਲੋਚਸਤਾਨ ਦੇ ਉਪਦੇਸ਼ਟਾ ਹਨ ਅਤੇ ਏਸੇ ਕਾਰਨ ਤੇ ਸ੍ਰੀ ਯੁਤ ਰਾਇ ਸਾਹਿਬ ਦਾ ਮੇਰੇ ਨਾਲ ਬਚਪਨ ਤੋਂ ਹੀ ਵੱਡਾ ਪ੍ਰੇਮ ਹੈ।

ਉਸ ਵੇਲੇ ਭੀ ਮੈਂ ਚੁਪ ਨਹੀਂ ਕੀਤਾ ਸਾਂ ਕਿੰਤੂ ਮਾਝੇ ਦੇ ਵਿਚ ਜੋ ਇਕ ਸੂਰਬੀਰ ਅਤੇ ਬਹਾਦਰ ਦੇਸ਼ ਹੈ ਉਪਦੇਸ਼ ਕਰਨੇ ਲਗਯਾ ਜਿਸ ਤੇ ਨਗਰਾਂ ਦੇ ਨਗਰ ਭਰਮ ਵਿਚ ਨਿਕਲ ਗਏ, ਅਰ ਅਜ ਤੱਕ ਮਾਝੇ ਵਿਚ ਸਖੀ ਸਰਵਰ ਯਾ ਕੌਈ ਦੇਵੀ ਦੇਵਤਾ ਜ਼ੋਰ ਨਹੀਂ ਪਾ ਸਕਦਾ, ਕਿਉਂਕਿ ਜਿਸ ਤਰ੍ਹਾਂ ਤੇਲ ਨਾਲ ਭਿਗੇ ਹੋਏ ਕਾਗਤ ਨੂੰ ਪਾਣੀ ਨਹੀਂ ਪੋਹਿੰਦਾ ਇਸੀ ਤਰ੍ਹਾਂ ਨਿਰੈ-ਭਰਮ ਹੋਏ ਪੁਰਖਾਂ ਨੂੰ ਅਗਯਾਨ ਦੇ ਬੰਧਨ ਨਹੀਂ ਪੋਹਿੰਦੇ, ਅਰ ਮੈਂ ਉਨ੍ਹਾਂ ਦਿਨਾਂ ਵਿਖੇ ਸਗਧ ਅਤੇ ਮੜੀ ਮਸਾਣੀ ਆਦਿਕ ਦਾ ਬੂਟਾ ਪੁੱਟਦਾ ਹੁੰਦਾ ਸਾਂ ਜਿਸ ਕਾਰਨ ਨਗਰਾਂ ਦੇ ਨਗਰ ਮੈਨੂੰ ਪ੍ਰੇਮ ਕਰਦੇ ਸਨ।

ਹੁਣ ਵਿਚਾਰ ਜੋਗ ਇਹ ਬਾਤ ਹੈ ਕਿ ਜਦ ਮੈਂ ਬਾਲ ਅਵਸਥਾ ਤੋਂ ਹੀ ਉਪਦੇਸ਼ ਕਰਦਾ ਸਾਂ ਅਰ ਉਹ ਸਮਯ ਵਿਚ ਦਯਾਨੰਦ ਜੀ ਦਾ ਕੌਈ ਨਾਮ ਨਿਸ਼ਾਨ ਭੀ ਨਹੀਂ ਜਾਣਦਾ ਸੀ (ਜਿਸ ਤੇ ਖਯਾਲ ਆਉਂਦਾ ਹੈ ਕਿ ਸ਼ਾਇਦ ਸੁਆਮੀ ਜੀ ਉਸ ਵੇਲੇ ਚਾਕੂ ਨਾਲ ਗੰਗਾ ਦੇ ਕਿਨਾਰੇ ਮੁਰਦੇ ਫਾੜਕੇ ਡਾਕਟਰੀ ਨੂੰ ਛੂਠੀ ਸਿਧ ਕਰਦੇ ਹੋਣਗੇ ਜੈਸੇ ਕਿ ਉਹੀ ਆਪਣੇ ਜੀਵਨ ਵਿਚ ਲਿਖਦੇ ਹਨ) ਉਨ੍ਹਾਂ ਨਾਲ ਮੇਰਾ ਸੰਬਾਦ ਕੌਈ ਗੱਲ ਸੀ॥

ਦੋਹਿਰਾ - ਹੁਣ ਸੁਣੀਏ ਉਸ ਬਾਤ ਨੂੰ ਜੋ ਸੁਆਮੀ ਜੀ ਨਾਲ।

ਮੇਰੀ ਹੋਈ ਸੱਜਨੋਂ ਸੱਚੋਂ ਨਾਲ ਖਯਾਲ ॥੨੩॥

ਅਜ ਤੀਕ ਓਹ ਲੋਕ ਹਨ ਜਿੰਦੇ ਏਸ ਜਹਾਨ।

ਸੱਚ ਕੁਠ ਜੋ ਮੁੜਦਾ ਆਪੇ ਲੈਣ ਪਛਾਨ ॥੧੪॥

ਭਾਵ - ਉਨ੍ਹਾਂ ਦਿਨਾਂ ਵਿਚ ਮੈਂ ਚੱਠਿਆਂ ਵਾਲੇ ਰਹਿੰਦਾ ਹੁੰਦਾ ਸਾਂ ਪ੍ਰੰਤੂ ਮੈਨੂੰ ਚਰਚਾ ਵਾਰਤਾ ਕਰਨ ਦਾ ਬਹੁਤ ਚਾਉ ਹੁੰਦਾ ਸੀ। ਇਸ ਵਾਸਤੇ ਲਾਹੌਰ ਵਿਚ ਮਹੀਨੇ ਯਾ ਦੋ ਮਹੀਨੇ ਮਹੀਨੇ ਜ਼ਰੂਰ ਆਉਂਦਾ ਸਾਂ, ਅਰ ਲਾਲਾ ਰੋਡੂ ਰਾਮ ਜੀ ਹਕੀਮ ਨੂੰ, ਜੋ ਮੀਆਂ ਖਾਂ ਦੀ ਹਵੇਲੀ ਦੇ ਪਾਸੇ ਰਹਿੰਦੇ ਸਨ, ਮਿਲਯਾ ਕਰਦਾ ਸਾਂ ਅਰ ਸੂਡਮੰਡੀ ਵਿਚ ਸਰਦਾਰ ਮਹਾਂ ਸਿੰਘ ਦੀ ਹਵੇਲੀ ਵਿਚ ਜਿਥੇ ਉਨ੍ਹਾਂ ਦੇ ਸਹੂੜ੍ਹ ਸਰਦਾਰ ਨਿਹਾਲਿ ਸਿੰਘ ਜੀ ਅਤੇ ਸਰਦਾਰ ਸਵਾਇਆ ਸਿੰਘ ਜੀ ਰਹਿੰਦੇ ਸਨ, ਇਕ ਸਾਧੂ ਪਾਸ ਨਿਵਾਸ ਕਰਦਾ ਹੁੰਦਾ ਸਾਂ ਜਿਸਤੇ ਦਿਨ ਵੇਲੇ ਭਾਈ ਜਵਾਹਰ ਸਿੰਘ ਜੀ ਨਾਲ ਜੋ ਅਜੇ ਥੋੜ੍ਹੇ ਚਿਰ ਤੋਂ ਹੀ ਰੇਲਵੇ ਦੱਡਤਰ ਵਿਚ ਨੌਕਰ ਹੋਏ ਸਨ, ਅਤੇ ਲਾਲਾ ਰੋਡੂ ਰਾਮ ਜੀ ਨਾਲ ਗਯਾਨ-ਗੋਸਟ ਕਰਦਾ ਰਹਿੰਦਾ ਸਾਂ ਅਰ ਰਾਤ ਨੂੰ ਓਥੇ ਆ ਕੇ ਆਰਾਮ ਕਰਦਾ ਸਾਂ।

ਉਨ੍ਹਾਂ ਦਿਨਾਂ ਵਿਚ ਸਵਾਮੀ ਸੰਪਤ ਗਿਰੀ ਜੀ ਨਾਲ (ਜੋ ਕਿ ਉਪਨਿਖਧਾਂ ਅਤੇ ਵੇਦਾਂਤ ਦੇ ਅਤਯੰਤ ਹੀ ਪ੍ਰਸਿੱਧ ਪੰਡਤ ਅਰ ਸੰਨਯਾਸੀ ਸਾਧੂ ਸਨ, ਕਦੇ ਕਦੇ ਆਪਣੀ ਮੰਡਲੀ ਸਮੇਤ ਆ ਕੇ ਮੰਗਲਾਂ ਦੇ ਸ਼ਿਵਾਲੇ ਰਹਿੰਦੇ ਸਨ) ਮੈਂ ਅਤੇ

ਭਾਈ ਜਵਾਹਰ ਸਿੰਘ ਜੀ ਜਾ ਕੇ ਉਤਰ ਪ੍ਰਸ਼ਨ ਕਰਦੇ ਹੁੰਦੇ ਸਾਂ।

ਇਸੀ ਤਰ੍ਹਾਂ ਅਸੀਂ ਤਿੰਨੇ ਮਿਤਰ ਭਾਈ ਈਸ਼ਰਗ ਸਿੰਘ ਜੀ ਸੰਤ ਨਿਰਮਲੇ ਅਰ ਭਾਈ ਬਿਸ਼ਨ ਸਿੰਘ ਜੀ ਸੰਤ ਨਿਰਮਲਿਆਂ ਨਾਲ, ਜੋ ਵੇਦਾਂਤ ਦੇ ਵੱਡੇ ਵੱਡੇ ਪੰਡਤ ਸਨ ਅਰ ਉਹ ਕਦੇ ਕਦੇ ਲਾਹੌਰ ਆ ਕੇ ਰਹਿੰਦੇ ਹੁੰਦੇ ਸਨ, ਜ਼ਰੂਰ ਜਾ ਕੇ ਵਿਚਾਰ ਕਰਦੇ ਅਤੇ ਵੇਦਾਂਤ ਦੇ ਵੱਡੇ ਵੱਡੇ ਪ੍ਰਕਰਣਾਂ ਪਰ ਉੱਤਰ ਪ੍ਰਸ਼ਨ ਦੇ ਪ੍ਰਸੰਗ ਚਲਾਉਂਦੇ ਸਾਂ, ਜਿਸ ਤੇ ਸ਼ਹਿਰ ਦੇ ਬਹੁਤ ਸਾਰੇ ਸੱਜਣ ਸਾਡੇ ਵਾਕਫ਼ ਹੋ ਗਏ ਸਨ।

ਦੋਹਿਰਾ - ਉਨ੍ਹਾਂ ਦਿਨਾਂ ਵਿਚ ਆ ਗਏ ਸਵਾਮੀ ਜੀ ਇਸ ਦੇਸ਼॥

ਲੁਦਿਹਾਨੇ ਤੇ ਜਿਨ ਕਰਾ ਵਿਚ ਲਾਹੌਰ ਪ੍ਰਵੇਸ਼॥੧੫॥

ਭਾਵ - ਉਨ੍ਹਾਂ ਦਿਨਾਂ ਵਿਚ ਹੀ ੧੯੮੫ ਅਪ੍ਰੈਲ ਸੰਨੀਤੀ ੧੯੭੭ ਈ. ਨੂੰ ਸਵਾਮੀ ਦਯਾਨੰਦ ਜੀ ਲਾਹੌਰ ਆ ਗਏ, ਅਰ ਆ ਕੇ ਸ੍ਰੀ ਮਾਨਯ ਸੁਰਪੁਰ ਨਿਵਾਸੀ ਰਤਨ ਚੰਦ ਜੀ ਦਾਹੜੀ ਵਾਲੇ ਦੇ ਬਾਗ ਵਿਚ ਉਤਰੇ। ਉਨ੍ਹਾਂ ਦਿਨਾ ਵਿਚ ਮੈਂ ਅਤੇ ਸਰਦਾਰ ਅਤਰ ਸਿੰਘ ਗੁਰਪੁਰ ਨਿਵਾਸੀ ਜੈਲਦਾਰ, ਕਿਸ਼ਨਪੁਰ ਜ਼ਿਲ੍ਹਾ ਫੀਰੋਜ਼ਪੁਰ ਤਹਿਸੀਲ ਜੀਗਾ, ਕਿਸੇ ਕੰਮ ਲਈ ਲਾਹੌਰ ਆਏ ਸੀ।

ਤਦ ਲੋਕਾਂ ਦੀ ਜੁਬਾਨੀ ਇਹ ਆਮ ਤੌਰ ਪਰ ਚਰਚਾ ਸੁਨਿਆ ਕਿ ਇਕ ਪੰਡਤ ਆਯਾ ਹੈ ਜਿਸ ਦੇ ਸਾਹਮਣੇ ਚਰਚਾ ਵਿਚ ਕੌਈ ਬੌਲ ਨਹੀਂ ਸਕਦਾ। ਸਰਦਾਰ ਅਤਰ ਸਿੰਘ ਜੀ ਭੀ ਗਯਾਨ ਗੋਸਟ ਲਈ ਬਹੁਤ ਤਕੜੇ ਸੀ, ਪ੍ਰੰਤੂ ਭਾਵੇਂ ਉਹ ਉਮਰਾ ਕਰਕੇ ਬ੍ਰਿਧ ਭੀ ਸਨ ਕਿੰਤੂ ਫਿਰ ਭੀ ਬੌਲਨੇ ਸਮਯ ਉਕਤੀ ਯੁਕਤੀਆਂ ਵਿਚ ਜੁਆਨਾਂ ਨੂੰ ਪਾਸੇ ਕਰਦੇ ਸਨ।

ਉਸ ਵੇਲੇ ਮੈਂ ਅਰ ਇਸ ਸਰਦਾਰ ਸਾਹਿਬ ਨੇ ਸਲਾਹ ਕੀਤੀ ਕਿ ਚਲੋ ਅਜ ਉਸ ਪੰਡਤ ਨਾਲ ਚਰਚਾ ਕਰੀਏ ਅਰ ਦੇਖੀਏ ਜੋ ਉਹ ਕਿਤਨੇ ਕੁ ਪਾਣੀ ਵਿਚ ਹੈ, ਤਦ ਅਸੀਂ ਦੌਨੋਂ ਮਿਲਕੇ ਭਾਈ ਜਵਾਹਰ ਸਿੰਘ ਜੀ ਅਤੇ ਲਾਲਾ ਰੋਡੂਰਾਮ ਜੀ ਪਾਸ ਗਏ ਅਰ ਸਲਾਹ ਕੀਤੀ ਕਿ ਚੱਲੋ ਉਸ ਸਾਧੂ ਪੰਡਤ ਨਾਲ ਸੰਬਾਦ ਕਰੀਏ ਤੇ ਦੇਖੀਏ ਜੋ ਉਹ ਕਯਾ ਸਿੱਧ ਕਰਦਾ ਹੈ, ਅਤੇ ਉਸ ਦਾ ਮਤ ਕਿਆ ਹੈ॥

ਫਿਰ ਅਸੀਂ ਚਾਰੇ ਮਿਲ ਕੇ ਸੰਪਯਾ ਦੇ ਪੰਜ ਕੁ ਬਜੇ ਪੰਡਤ ਦਯਾਨੰਦ ਜੀ ਦੇ ਡੇਰੇ ਬਾਗ ਵਿਚ ਗਏ ਅਰ ਜਾ ਕੇ ਕਯਾ ਦੇਖਯਾ ਜੋ ਇਕ ਵੱਡਾ ਰਿਸ਼ਟ ਪੁਸ਼ਟ ਸਾਧੂ ਨੰਗਾ ਤਕੀਆਂ ਲਗਾ ਕੇ ਗੁਦੇਲੇ ਪਰ ਬੈਠਾ ਹੈ ਜਿਸ ਦੇ ਸਿਰ ਮੂੰਹ ਪਰ ਤਾਜ਼ੀ ਹਜ਼ਾਮਤ ਕਰਾਈ ਹੋਈ ਹੈ, ਅਰ ਜਾਲੀਦਾਰ ਫੁੰਮਨ ਵਾਲੀ ਚਿੱਟੀ ਟੋਪੀ ਉਸ ਦੇ ਸਿਰ ਪਰ ਹੈ। ਉਸ ਸਮਯ ਸ਼ਹਿਰ ਦੇ ਬਹੁਤ ਸਾਰੇ ਆਦਮੀ ਉਸ ਦੇ ਆਸ ਪਾਸ ਬੈਠੇ ਉੱਤਰ ਪ੍ਰਸ਼ਨ ਕਰਦੇ ਸਨ। ਪ੍ਰੰਤੂ ਪੰਡਤ ਜੀ ਜੈਸਾ ਉਸ ਵੇਲੇ ਫੁਰੇ ਓਸੇ

ਤਰ੍ਹਾਂ ਉੱਤ੍ਰ ਸਭ ਨੂੰ ਦੇ ਰਹੇ ਸਨ, ਤਦ ਅਸੀਂ ਭੀ ਜਾ ਕੇ ਪਾਸ ਬੈਠ ਗਏ ਅਰ ਇਨ੍ਹਾਂ ਦਾ ਬੋਲਨ ਵਾਲਾ ਢੰਗ ਤਾੜਦੇ ਰਹੇ ਕਿ ਕਿਸ ਚਾਲ ਚਲਦੇ ਹਨ।

ਜਦ ਸਾਨੂੰ ਬੀਸ ਕੁ ਮਿਟ ਬੈਠਿਆਂ ਨੂੰ ਹੋ ਗਏ ਤਦ ਜਵਾਹਰ ਸਿੰਘ ਹੋਂਗਾਂ ਨੇ ਮੇਰੀ ਵੱਲ ਤੱਕ ਕੇ ਸੈਨਤ ਕੀਤਾ ਕਿ ਕੁਝ ਪੁੱਛ ਲੋਵੋ, ਜਿਸ ਪਰ ਮੈਂ ਅੱਗੇ ਹੋ ਕੇ ਆਖਿਆ ਕਿ ਸੰਤ ਜੀ ਮੈਂ ਕੁਛ ਆਪ ਅੱਗੇ ਪ੍ਰਸ਼ਨ ਕਰਨਾ ਚਾਹੁੰਦਾ ਹਾਂ, ਇਸ ਬਾਤ ਨੂੰ ਸੁਣਕੇ ਉਨ੍ਹਾਂ ਨੇ ਕਿਹਾ ਪੁੱਛੋ ਕਿਆ ਪੁੱਛਦੇ ਹੋ, ਜਿਸ ਪਰ ਮੈਂ ਪ੍ਰਸ਼ਨ ਕੀਤਾ ਕਿ ਦੱਸੋ ਇਸ ਜਗਤ ਦਾ ਕਰਤਾ ਕੌਣ ਹੈ। ਇਸ ਮੇਰੇ ਕਥਨ ਨੂੰ ਸੁਣਦੇ ਸਾਰ ਅੱਗੇ ਇਹ ਉੱਤ੍ਰ ਦਿੱਤਾ ਕਿ ਜਗਤ ਦਾ ਕਰਤਾ ‘ਬੀਸ਼ਵਰ’ ਹੈ।

ਜਿਸ ਪਰ ਮੈਂ ਪੁੱਛਿਆ ਕਿ ਬੀਸ਼ਵਰ ਇਸ ਜਗਤ ਨੂੰ ਆਪਣੇ ਆਪ ਤੇ ਅਰਥਾਤ ਆਪਣੇ ਵਿਚੋਂ ਪੈਦਾ ਕਰਦਾ ਹੈ ਕਿ ਆਪਣੇ ਤੋਂ ਭਿਨ ਕਿਸੇ ਹੋਰ ਵਸਤੂ ਤੇ?

ਇਸਦਾ ਉੱਤ੍ਰ ਪੰਡਤ ਜੀ ਨੇ ਓਸ ਵੇਲੇ ਇਹ ਦਿੱਤਾ ਕਿ ਬੀਸ਼ਵਰ ਆਪਣੇ ਆਪ ਵਿਚੋਂ ਕਿਥੋਂ ਕਰੇਗਾ ਕਿਉਂਕਿ ਉਹ ਨਿਗਕਾਰ ਹੈ ਕਿੰਤੂ ਚਾਰੇ ਪ੍ਰਮਾਣੂਆਂ ਤੇ ਸ਼੍ਰਿਸ਼ਟੀ ਦੀ ਰਚਨਾ ਕਰਦਾ ਹੈ।

ਜਿਸ ਪਰ ਮੈਂ ਫਿਰ ਇਹ ਪ੍ਰਸ਼ਨ ਕੀਤਾ ਕਿ ਉਹ ਪ੍ਰਮਾਣੂ ਕਿਥੋਂ ਲਿਆਉਂਦਾ ਹੈ, ਜਿਨ੍ਹਾਂ ਨਾਲ ਜਗਤ ਰਚਦਾ ਹੈ।

ਇਸ ਬਾਤ ਨੂੰ ਸੁਣਕੇ ਪੰਡਤ ਜੀ ਬੋਲੇ ਕਿ ਇਹ ਤ੍ਰਿਸ ਰੇਣੂ ਜੋ ਅਕਾਸ਼ ਵਿਚ ਭ੍ਰਮਣ ਕਰਦੇ ਦਿਖਾਈ ਦਿੰਦੇ ਹਨ ਇਨ੍ਹਾਂ ਨੂੰ ਹੀ ਆਪਸ ਵਿਚ ਮਿਲਾ ਕੇ ਦੁਆਣ ਅਤੇ ਤ੍ਰਿਅਣਕ ਬਣਾਕੇ ਜਗਤ ਦੀ ਰਚਨਾ ਕਰ ਦਿੰਦਾ ਹੈ।

ਇਤਨਾ ਆਖਣ ਪਰ ਮੈਂ ਜਾਣ ਲੀਤਾ ਕਿ ਪੰਡਤ ਜੀ ਨੈਯਾਇਕ ਮਤ ਪਰ ਚਲਨਗੇ, ਜਿਸ ਦਾ ਉਤਰ ਮੈਂ ਏਹ ਪੁੱਛਿਆ ਕਿ ਪ੍ਰਮਾਣੂ ਕਿਤਨੇ ਹਨ ਜਿਨ੍ਹਾਂ ਤੇ ਇਹ ਪ੍ਰਪੰਚ ਬਣਦਾ ਹੈ, ਅਰ ਇਨ੍ਹਾਂ ਦੁਆਰੇ ਕਿਸ ਤਰ੍ਹਾਂ ਬੀਸ਼ਵਰ ਜਗਤ ਰਚਨਾ ਕਰ ਲੈਂਦਾ ਹੈ? ਇਸ ਦਾ ਕ੍ਰਮ ਖੋਲ੍ਹ ਕੇ ਦੱਸੋ।

ਸੁਣਦੇ ਸਾਰ ਪੰਡਤ ਜੀ ਆਖਨ ਲੱਗੇ ਕਿ “ਅਕਾਸ਼ ਵਿਚ ਪ੍ਰਿਬਵੀ, ਜਲ ਅਤੇ ਵਾਯੂ ਦੇ ਪ੍ਰਮਾਣੂ ਸੂਖਮ ਰੂਪ ਹੋ ਕੇ ਫੈਲੇ ਹੋਏ ਭਰਮਨ ਕਰਦੇ ਸਨ ਜਿਨ੍ਹਾਂ ਨੂੰ ਬੀਸ਼ਵਰ ਨੇ ਆਪਣੀ ਸ਼ਕਤੀ ਦੁਵਾਰੇ ਜੁਦੋ-ਜੁਦੋ ਮਿਲਾ ਕ੍ਰਿਤਾਂ ਇਨ੍ਹਾਂ ਤੋਂ ਫਿਰ ਯਥਾ ਕ੍ਰਮ ਵਿਚ ਸਬੂਲ ਬ੍ਰਹਮਾਂਡ ਉਤਪਤ ਹੋ ਗਿਆ। ਜੈਸਾ ਕਿ ਪ੍ਰਿਬਵੀ ਦੇ ਪ੍ਰਮਾਣੂਆਂ ਤੇ ਪ੍ਰਿਬਵੀ, ਜਲ ਦਿਆਂ ਤੇ ਜਲ, ਅਗਨੀ ਦਿਆਂ ਪ੍ਰਮਾਣੂਆਂ ਤੇ ਅਗਨੀ ਅਤੇ ਵਾਯੂ ਦਿਆਂ ਪ੍ਰਮਾਣੂਆਂ ਤੇ ਵਾਯੂ ਹੋ ਗਈ। ਅੱਗੇ ਇਨ੍ਹਾਂ ਥੋਂ ਨਾਨਾ ਪ੍ਰਕਾਰ ਦੀ ਸ਼੍ਰਿਸ਼ਟੀ ਪੈਦਾ ਹੋ ਗਈ।

ਮੈਂ ਇਸ ਕਥਨ ਨੂੰ ਸੁਣ ਕੇ ਇਹ ਪੁੱਛਿਆ ਕਿ ਇਨ੍ਹਾਂ ਚਾਰਾਂ ਤੱਤਾਂ ਦੇ

ਪ੍ਰਮਾਣੂ ਅੱਗੇ ਹੀ ਬਣੇ ਹੋਏ ਸਨ ਕਿ ਇਨ੍ਹਾਂ ਨੂੰ ਹੀ ਬੀਸ਼ਵਰ ਨੇ ਰਚਿਆ ਸੀ, ਅਰਥਾਤ ਪ੍ਰਮਾਣੂ ਅਨਾਦੀ ਹਨ ਕਿ ਨਾਦੀ ਜਿਨ੍ਹਾਂ ਨਾਲ ਬੀਸ਼ਵਰ ਜਗਤ ਰਚਦਾ ਹੈ।

ਤਦ ਹਸ ਕੇ ਆਖਨ ਲੱਗੇ ਕਿ “ਬੀਸ਼ਵਰ ਕੋਈ ਸਕਾਰ ਪਦਾਰਥ ਨਹੀਂ ਜੋ ਸਬੂਲ ਤੱਤਾਂ ਨੂੰ ਆਪਣੇ ਆਤਮਾਂ ਤੇ ਰਚਦਾ ਕਿੰਤੂ ਇਹ ਚਾਰੇ ਤੱਤਾਂ ਦੇ ਪ੍ਰਮਾਣੂ ਅੱਗੇ ਹੀ ਹਨ ਅਰ ਇਹ ਅਨਾਦੀ ਹਨ, ਜਿਸ ਤੇ ਬੀਸ਼ਵਰ ਨੇ ਇਨ੍ਹਾਂ ਨੂੰ ਪ੍ਰਸਪਰ ਮਿਲਾਕੇ ਜਗ ਰਚਨਾ ਕਰ ਲੀਤੀ ਹੈ।

ਇਸ ਨੂੰ ਸੁਣਕੇ ਮੈਂ ਹਸ ਪਯਾ ਅਰ ਆਖਯਾ ਕੇ ਪੰਡਤ ਜੀ ਆਪ ਦੇ ਕਥਨ ਤੋਂ ਤਾਂ ਬੀਸ਼ਵਰ ਇਕ ਕਾਰੀਗਰ ਰਾਜ ਵਾਂਗ ਸਿੱਧ ਹੁੰਦਾ ਹੈ ਜਿਸ ਤਰ੍ਹਾਂ ਉਹ ਇੱਟਾਂ ਚੂਨਾ ਗਾਰਾ ਅਤੇ ਲੱਕੜੀ ਆਦਿਕ ਦਾ ਕਰਤਾ ਨਹੀਂ ਹੁੰਦਾ ਕਿੰਤੂ ਉਨ੍ਹਾਂ ਨੂੰ ਤਰਤੀਬ ਵਾਰ ਮਿਲਾ ਕੇ ਇਕ ਮਕਾਨ ਬਣਾ ਦੇਂਦਾ ਹੈ, ਇਸੀ ਤਰ੍ਹਾਂ ਬੀਸ਼ਵਰ ਦਾ ਭੀ ਹਾਲ ਹੈ, ਜੋ ਇਨ੍ਹਾਂ ਪ੍ਰਮਾਣੂਆਂ ਦਾ ਕਰਤਾ ਨਹੀਂ ਕਿੰਤੂ ਇਨ੍ਹਾਂ ਨਾਲ ਮਿਲਾ ਕੇ ਜਗਤ ਨੂੰ ਇਸ ਢਾਂਚੇ ਪਰ ਲਿਆਉਣ ਦੀ ਸ਼ਕਤੀ ਰੱਖਦਾ ਹੈ।

ਅਰਥਾਤ ਇਹ ਪੰਜੇ ਤੱਤ ਅੱਗੇ ਹੀ ਬਣੇ ਹੋਏ ਸਨ ਪਰ ਵਿਧੀ ਪੂਰਬਕ ਨਹੀਂ ਸੇ ਜਿਨ੍ਹਾਂ ਨੂੰ ਯਥਾਕ੍ਰਮ ਇਕੱਠੇ ਕਰ ਕੇ ਬੀਸ਼ਵਰ ਨੇ ਇਹ ਨਦੀਆਂ ਪਹਾੜ ਬ੍ਰਿਖ ਆਦਿਕ ਰਚਨਾ ਬਣਾ ਦਿੱਤੀਆਂ ਜਿਸ ਪਰ ਸਾਰੇ ਕਾਰੋਬਾਰ ਹੋਣ ਲੱਗ ਗਏ।

ਆਪ ਦੇ ਕਥਨ ਤੇ ਤਾਂ ਬੀਸ਼ਵਰ ਇਕ ਬੁੱਢੀ ਵਰਗੀ ਬੁੱਧੀ ਰੱਖਦਾ ਹੈ ਕਿ ਜਿਸ ਤਰ੍ਹਾਂ ਉਹ ਆਟਾ ਚਾਵਲ ਦਾਲ ਸਾਗ ਪਾਤ ਆਦਿਕ ਜੋ ਅੱਗੇ ਹੀ ਬਣੇ ਹੋਏ ਹੋਏ ਹਨ ਉਨ੍ਹਾਂ ਨੂੰ ਚੌਂਕੇ ਵਿਚ ਕੱਠੇ ਕਰਕੇ ਫੁਲਕੇ ਅਰ ਪੁਲਾਉ ਬਣਾ ਧਰਦੀ ਹੈ ਇਸੇ ਤਰ੍ਹਾਂ ਬੀਸ਼ਵਰ ਨੇ ਭੀ ਇਹੋ ਕੰਮ ਕੀਤਾ, ਜੋ ਤੱਤਾਂ ਨੂੰ ਇਕੱਠੇ ਕਰਕੇ ਇਸ ਸ਼ਕਲ ਵਿਚ ਲੈ ਆਂਦਾ ਜਿਸ ਨੂੰ ਅਸੀਂ ਜਗਤ ਆਖਦੇ ਹਾਂ। ਇਸ ਤੇ ਇਹ ਸਾਬਤ ਹੁੰਦਾ ਹੈ ਕਿ ਪ੍ਰਮਾਣੂਆਂ ਦਾ ਨਾਉਂ ਜਗਤ ਨਹੀਂ ਹੈ ਕਿੰਤੂ ਪ੍ਰਮਾਣੂ ਭੀ ਇਕ ਬੀਸ਼ਵਰ ਦੀ ਤਰ੍ਹਾਂ ਜਗਤ ਦਾ ਕਾਰਨ ਹਨ।

ਕਿੰਤੂ ਜੋ ਇਸ ਬਾਤ ਨੂੰ ਮੰਨ ਭੀ ਲਈਏ ਤਾਂ ਬੀਸ਼ਵਰ ਦੀ ਅਕਲ ਇਕ ਰਸੋਈ ਕਰਨ ਵਾਲੀ ਬੁੱਢੀ ਜਿਤਨੀ ਹੀ ਪ੍ਰਤੀਤ ਹੁੰਦੀ ਹੈ ਇਸ ਤੋਂ ਵੱਧ ਕੇ ਨਹੀਂ ਜਾਪਦੀ।

ਮੇਰੇ ਇਤਨੇ ਆਖਨ ਪਰ ਪੰਡਤ ਜੀ ਕੁਝ ਗੁੱਸੇ ਹੋਏ ਅਤੇ ਕੁਝ ਹੱਸ ਪਏ ਫਿਰ ਅੱਗੇ ਇਹ ਉਚਰੇ ਕਿ ਤੁਮ ਜੋ ਬੀਸ਼ਵਰ ਕੋ ਬੁੱਢੀ ਕੀ ਤੁਲਨਾ ਦੇਤੇ ਹੋ ਤੇ ਉਸ ਬੁੱਢੀ ਸੇ ਜਗਤ ਕੀ ਕੁਛ ਤੋਂ ਰਚਨਾ ਕਰਾ ਦੋ ਜਿਸ ਸੇ ਤੁਮੂਰਾ ਪੱਖ ਸਿੱਧ ਹੋ।

ਮੈਂ ਆਖਯਾ ਕਿ ਆਪ ਜੋ ਬੁੱਢੀ ਤੇ ਜਗਤ ਬਣਵਾਉਣਾ ਚਾਹੁੰਦਾ ਹੋ ਤਾਂ

ਤੁਸੀਂ ਭੀ ਆਪਣੇ ਈਸ਼ਵਰ ਪਾਸੋਂ ਥੋੜਾ ਜਿਹਾ ਆਲੂਆਂ ਦਾ ਸਲੂਣਾਂ ਅਤੇ ਮਿਠਾ ਪੁਲਾਉ ਤਾਂ ਬਣਵਾ ਦਿਓ।

ਇਸ ਦਾ ਉਤਰ ਕੇਵਲ ਇਤਨਾ ਹੀ ਦਿੱਤਾ ਕਿ “ਕਥਾ ਈਸ਼ਵਰ ਸਕਾਰ ਹੈ ਜੋ ਰਸੋਈ ਬਣਾਏ ?” ਮੈਂ ਕਿਹਾ ਕਿ “ਇਸ ਤਰ੍ਹਾਂ ਕਥਾ ਬੁੱਢੀ ਨਿਰਕਾਰ ਹੈ ਜੋ ਆਪਦੇ ਕਬਨਾ ਅਨੁਸਾਰ ਜਗਤ ਬਣਾਏ ? ਪ੍ਰੰਤੂ ਫਿਰ ਭੀ ਵਿਚਾਰੀ ਘਰ ਦੇ ਸਾਰੇ ਕੰਮ ਕਰਦੀ ਹੈ ਅਰ ਹੀਰਿਆਂ ਵਰਗੇ ਬੱਚੇ ਜਣਦੀ ਹੈ ਜੋ ਵੱਡੇ-ਵੱਡੇ ਸੂਰਬੀਰ ਪੰਡਤ ਅਤੇ ਹਠੀ, ਤਪੀ, ਜਤੀ ਸਤੀ ਹੋ ਕੇ ਸੰਸਾਰ ਪਰ ਆਪਣੇ ਨਾਮ ਸੂਰਜ ਦੀ ਤਰ੍ਹਾਂ ਪ੍ਰਕਾਸ਼ਤ ਕਰਦੇ ਹਨ। ਫਿਰ ਕਥਾ ਈਸ਼ਵਰ ਇਕ ਦੇਗਜੀ ਦਾਲ ਭੀ ਨਹੀਂ ਰਿਨ੍ਹ ਸਕਦਾ ਅਰ ਉਸ ਬੁੱਢੀ ਨਾਲੋਂ ਭੀ ਕੰਮ ਕਾਰ ਵਿਚ ਗਿਰ ਗਿਆ ਹੈ?”

ਇਤਨੀ ਬਾਤ ਨੂੰ ਸੁਣਦੇ ਸਾਰ ਹੱਸ ਪਏ ਅਰ ਆਖਨ ਲੱਗੇ ਕਿ “ਭਾਈ ਹਮਾਰੇ ਈਸ਼ਵਰ ਸੇ ਤੋਂ ਚਾਵਲ ਨਹੀਂ ਪਕਾਏ ਜਾਓ ਤ੍ਰਿਮੁਗੀ ਬੁੱਢੀਆ ਅੱਛੀ ਹੈ।”

ਮੈਂ ਇਹ ਸਮਝ ਕੇ ਕਿ ਹੁਣ ਪੰਡਤ ਜੀ ਟਿਚਕਰਾਂ ਪਰ ਆ ਚਲੇ ਹਨ ਆਖਯਾ ਨਿਰਕਾਰ ਹੋ ਕੇ ਪਹਾੜ ਤਾਂ ਬਣਾ ਸਕਦਾ ਹੈ ਜੋ ਅੰਮ੍ਰਿਤ ਤਾਂ ਪ੍ਰਮਾਣ ਵਾਲੇ ਹਨ ਪਰ ਬੁੱਢੀਆਂ ਦੀ ਤਰ੍ਹਾਂ ਇਕ ਦੋ ਛਟਾਕਾਂ ਦਾ ਛੁਲਕਾ ਨਹੀਂ ਪਕਾ ਸਕਦਾ ਇਸ ਵਿਚ ਆਪ ਦੀ ਕਿਧਾ ਯੁਕਤੀ ਹੈ ?”

ਇਤਨੀ ਸੁਣਕੇ ਕੁਛ ਕੁ ਘਬਰਾਏ ਅਰ ਇਹ ਦਾਓ ਖੇਲਯਾ ਜੋ ਮੁੜਕੇ ਫਿਰ ਪੁੱਛਨ ਲੱਗੇ ਕਿ “ਭਾਈ ਤ੍ਰਿਮੁਗਾ ਅਸਲੀ ਤਾਤਪ੍ਰਯ ਕਥਾ ਹੈ ਉਸ ਕੋ ਬਤਾਓ।

ਫਿਰ ਮੈਂ ਉਹੋਂ ਆਖਿਆ ਕਿ ਜਗਤ ਦਾ ਕਰਤਾ ਕੌਣ ਹੈ ?

ਇਸ ਦਾ ਉਤਰ ਮੁੜ ਕੇ ਫੇਰ ਸਵਾਮੀ ਜੀ ਏਹੋ ਦਿੱਤਾ ਕਿ “ਹਮਨੇ ਤੋਂ ਪਹਿਲੇ ਬਤਾ ਦੀਆ ਕਿ ਈਸ਼ਵਰ ਹੈ ਫਿਰ ਕਥਾ ਪੂਛਤੇ ਹੋ ?”

ਮੈਂ ਕਿਹਾ ਇਸ ਪਰ ਜੋ ਮੈਂ ਸੰਕਾ ਕੀਤੀਆਂ ਹਨ ਉਨ੍ਹਾਂ ਦਾ ਉਤਰ ਆਪ ਨੇ ਨਹੀਂ ਦਿੱਤਾ, ਆਪ ਦੇ ਕਬਨ ਤੇ ਇਹੋ ਪ੍ਰਤੀਤ ਹੁੰਦਾ ਹੈ ਜੋ ਈਸ਼ਵਰ ਪ੍ਰਿਥੀ ਜਲ ਆਦਿਕ ਤੱਤਾਂ ਦਾ ਕਰਤਾ ਨਹੀਂ ਹੈ, ਕਿੰਤੂ ਮਨੁੱਖ, ਹਾਥੀ, ਘੋੜੇ, ਚਿੜੀਆਂ, ਬਟੋਰਿਆਂ ਦਾ ਕਰਤਾ ਹੈ, ਸੋ ਕਿਆ ਇਹ ਵੀ ਪੁੱਛਦਾ ਹਾਂ ਕਿ ਪ੍ਰਮਾਣੂ ਨਿੱਤ ਹਨ ਯਾ ਅਨਿੱਤ ? ਜਿਸ ਦਾ ਉਤਰ ਇਹ ਦਿੱਤਾ ਕਿ ਨਿੱਤ, ਤਦ ਮੈਂ ਕਿਹਾ ਕਿ ਦਿਸ਼ਾ, ਕਾਲ ਅਤੇ ਆਤਮਾ ਨੂੰ ਆਪ ਨਿੱਤ ਮੰਨਦੇ ਹੋ ਯਾ ਅਨਿੱਤ, ਇਸ ਦਾ ਉਤਰ ਭੀ ਉਨ੍ਹਾਂ ਨੇ ਇਹੋ ਦਿੱਤਾ ਕਿ ਇਹ ਸਭ ਵਸਤੂਆਂ ਨਿੱਤ ਹਨ।

ਫਿਰ ਮੈਂ ਕਿਹਾ ਕਿ ‘ਈਸ਼ਵਰ ਦੇ ਨਾਲ ਸਾਰੇ ਇਹ ਭੀ ਅਨਾਦੀ ਅਤੇ ਜਗਤ ਦਾ ਕਰਤਾ ਹਨ ਫਿਰ ਈਸ਼ਵਰ ਸੁਤੰਤਰ ਕਰਤਾ ਨਹੀਂ ਹੈ ਕਿੰਤੂ ਪਰਤੰਤਰ

ਹੈ।

ਦੂਸਰਾ ਆਪਦੇ ਕਬਨ ਤੇ ਤਾਂ ਇਹ ਭੀ ਪਾਯਾ ਜਾਂਦਾ ਹੈ ਕਿ ਜਗਤ ਨਾਮ ਸਿਰਫ਼ ਪੜ੍ਹ, ਪੰਖੀਆਂ ਅਰ ਮਨੁੱਖਾਂ ਆਦਿਕ ਵਸਤੂਆਂ ਦਾ ਹੈ, ਅਰ ਇਸ ਤੇ ਅੱਗੇ ਭੀ ਜੋ ਵਧ ਜਾਈਏ ਤਾਂ ਸਮੁੰਦਰ, ਪਹਾੜ ਚੰਦ, ਸੂਰਜ ਅਤੇ ਤਾਰਾ ਗਣ ਅਰ ਬਨਸਪਤੀ ਦਾ ਨਾਮ ਸੱਦਿਆ ਜਾਏਗਾ। ਪ੍ਰੰਤੂ ਪ੍ਰਮਾਣੂ ਅਕਾਸ਼ ਆਦਿਕ ਪਦਾਰਥਾਂ ਦਾ ਕਰਤਾ ਈਸ਼ਵਰ ਨਾ ਹੋਣ ਕਰਕੇ ਇਹ ਜਗਤ ਨਹੀਂ ਸੱਦੇ ਜਾਣਗੇ ਅਰ ਜੋ ਇਨ੍ਹਾਂ ਨੂੰ ਭੀ ਜਗਤ ਆਖੋਗੇ ਤਾਂ ਇਨ੍ਹਾਂ ਦਾ ਕਰਤਾ ਕੋਈ ਹੋਰ ਮੰਨਨਾ ਪਏਗਾ। ਜਿਸ ਤੇ ਜਗਤ ਕਰਤਾ ਕਿਹਾ ਜਾਏ, ਆਪ ਇਸ ਦਾ ਉਤਰ ਸੌਚ ਕੇ ਦੋਵੇਂ ਅਰ ਸੌਚ ਕੇ ਮੈਂ ਕਥਾ ਆਖਯਾ ਹੈ।

ਮੇਰੀ ਇਤਨੀ ਬਾਤ ਨੂੰ ਸੁਣਦਿਆਂ ਕੁਛ ਤੰਗ ਜੇਹੇ ਹੋ ਕੇ ਬੋਲੇ ਕਿ “ਹਮਤੋ ਯਹੀ ਜਾਣਤੇ ਹੈਂ।”

ਮੈਂ ਕਿਹਾ ਕਿ ਇਹ ਆਖਨਾ ਇਸ ਦਾ ਉਤਰ ਨਹੀਂ ਹੈ।

ਫਿਰ ਗੁੱਸੇ ਹੋ ਕੇ ਆਖਨ ਲੱਗੇ ਕਿ “ਜਾਓ ਤੁਮ ਕਹਿ ਦੇਵੇ ਕਿ ਹਮ ਜੀਤ ਗਏ ਅੰਤ ਸਵਾਮੀ ਜੀ ਹਾਰ ਗਏ।”

ਜਿਸ ਪਰ ਮੈਂ ਆਖਯਾ ਕਿ ਕਹਣਾ ਕਥਾ ਹੈ ਇਹ ਤਾਂ “ਸੁੰਦਰ ਅਤੇ ਪ੍ਰਸਿੱਧ ਦਿਖਾਵਤ ਹੈ “ਧਾਨ ਕਾ ਖੇਤ ਪਰਾਲੀ ਸੇ ਜਾਨੇ” ਵਾਲੀ ਬਾਤ ਸਭ ਨੂੰ ਪ੍ਰਤੀਤ ਹੁੰਦੀ ਹੈ।

ਇਤਨੇ ਵਿਚ ਜਦ ਬਿਝ ਬਿਝਾਓ ਹੁੰਦਾ ਦੇਖਯਾ ਤਦ ਭਾਈ ਜਵਾਹਰ ਸਿੰਘ ਜੀ ਅਤੇ ਸਰਦਾਰ ਅਤਰ ਸਿੰਘ ਜੀ ਜੈਲਦਾਰ ਕਿਸ਼ਨਪੁਰਾ ਨੇ ਮੈਨੂੰ ਚੁੱਪ ਕਰਾ ਦਿੱਤਾ ਅਰ ਸੰਧਯਾ ਪੈ ਗਈ ਅਸੀਂ ਉਥੋਂ ਤੁਰਕੇ ਆਪਣੇ ਡੇਰੇ ਆ ਗਏ।

ਪਹਿਲੇ ਦਿਨ ਹੀ ਚਰਚਾ ਤੋਂ ਸਾਨੂੰ ਇਹ ਪਤਾ ਲੱਗ ਗਿਆ ਕਿ ਇਹ ਸਾਧੂ ਭਾਵੋਂ ਵਿਦਿਆ ਤਾਂ ਪੜ੍ਹਿਆ ਹੋਇਆ ਹੈ ਪਰ ਇਸ ਨੂੰ ਅਨੁਭਵ ਨਹੀਂ ਹੈ। ਸਿਰਫ਼ ਲੀਕੋ ਲੀਕ ਚਲ ਰਿਹਾ ਹੈ, ਪਰ ਕਦੇ ਇਸ ਨਾਲ ਫਿਰ ਟਾਕਰਾ ਕਰਾਂਗੇ,

ਦੂਸਰਾ-ਸ਼ਾਸਤ੍ਰਾਰਥ

ਦੋਹਿਗ-ਦਸਮ ਗੁਰੂ ਕਰਣਾਂ ਨਿਧੀ ਖਲ ਖੰਡਨ ਜਗਰਾਜ ।

ਸੋ ਸਦ ਹੀ ਨਿਜ ਹਾਥ ਦੇ ਰਾਖੇ ਬਿਰਦ ਕੀ ਲਾਜ ॥੧॥

ਨਾਲ ਸਾਧ ਦੇ ਦੂਸਰਾ ਜੋ ਮੇਰਾ ਤਕਰਾਰ ।

ਹੋਇਆ ਸੀ ਜੋ ਸੱਜਨੋਂ ਸੁਨੀਏ ਨਾਲ ਪਯਾਰ ॥੨॥

ਵੇਦਾਂ ਨੂੰ ਸੀ ਆਖਦੇ ਹਨ ਈਸ਼ਵਰ ਦੇ ਵਾਕ ।

ਉਸ ਦਾ ਖੰਡਨ ਮੈਂ ਕਰਿਆ ਥੋੜ੍ਹ ਭਰਮ ਦੇ ਤਾਕ ॥੩॥

ਭਾਵ - ਥੋੜ੍ਹੇ ਹੀ ਦਿਨਾਂ ਮਗਰੋਂ ਸਵਾਮੀ ਜੀ ਉਸ ਬਾਗ ਵਿਚੋਂ ਡਾਕਟਰ

ਰਹੀਮ ਖਾਂ ਸਾਹਿਬ ਦੀ ਕੋਠੀ ਵਿਚ ਆ ਗਏ, ਅਰ ਉਹ ਕੋਠੀ ਹਸਪਤਾਲ ਦੇ ਪਿਛੇ ਸੀ ਜਿਥੇ ਅੱਜ ਕੱਲ੍ਹੁ 'ਵੈਟਰੇਨਟਰੀ ਕਾਲਜ' ਅਰਥਾਤ ਘੜਿਆਂ ਦੇ ਇਲਾਜ ਦਾ ਮਦਰੱਸਾ ਸੀ।

ਇਸ ਜਗ੍ਹਾ ਪਰ ਸੁਆਮੀ ਜੀ ਨੇ ਉਤਰ ਪ੍ਰਸ਼ਨ ਦਾ ਪ੍ਰਬੰਧ ਇਸ ਪ੍ਰਕਾਰ ਕੀਤਾ ਕਿ ਅਸੀਂ ਤਿੰਨ ਦਿਨ ਵੱਖਯਾਨ ਦਿਆ ਕਰਾਂਗੇ, ਅਰ ਚੌਥੇ ਦਿਨ ਲੋਕਾਂ ਦੇ ਉਤਰ ਪ੍ਰਸ਼ਨ ਵਾਸਤੇ ਰੱਖਯਾਨ ਜਾਏਗਾ, ਪ੍ਰੰਤੂ ਹਰ ਇਕ ਪ੍ਰਸ਼ਨ ਕਰਤਾ ਨੂੰ ਇਹ ਬਾਤ ਯਾਦ ਰੱਖਣੀ ਹੋਵੇਗੀ ਕਿ ਉਹ ਉਸੇ ਪ੍ਰਸੰਗ ਪਰ ਉਤਰ ਪ੍ਰਸ਼ਨ ਕਰ ਸਕਦਾ ਹੈ ਜਿਸ ਵਿਚ ਸਾਡਾ ਵੱਖਯਾਨ ਹੋਵੇਗਾ ਉਸ ਤੇ ਉਲੰਘ ਕੇ ਕੋਈ ਬਾਤ ਨਹੀਂ ਆਖ ਸਕੇਗਾ।

ਇਤਨੀ ਪ੍ਰੱਤੱਗਯਾ ਕਰਕੇ ਤਦ ਉਨ੍ਹਾਂ ਨੇ ਆਪਣੇ ਵੱਖਯਾਨ ਵੇਦਾਂ ਦੇ ਈਸ਼ਵਰੀਆ ਹੋਣ ਪਰ ਦੇਨਾ ਆਰੰਭ ਕੀਤਾ, ਅਰ ਲੋਕਾਂ ਪਰ ਇਹ ਸਾਬਤ ਕਰਨਾ ਚਾਹਿਆ ਕਿ ਵੇਦ ਪੌਰਖੇਯ ਅਰਥਾਤ ਮਨੁੱਖਾਂ ਦੇ ਕੀਤੇ ਹੋਏ ਨਹੀਂ ਕਿੰਤੂ ਈਸ਼ਵਰ ਰਚਤ ਹਨ ਜਿਸ ਤੇ ਇਨ੍ਹਾਂ ਨੂੰ ਈਸ਼ਵਰ ਦੀ ਬਾਣੀ ਸਮਝ ਕੇ ਮੰਨਣਾਂ ਜ਼ੋਗ ਹੈ ਅਤੇ ਇਹ ਈਸ਼ਵਰ ਦਾ ਗਯਾਨ ਹਨ।

ਆਪਣੇ ਇਸ ਕਥਨ ਦੇ ਸਿੱਧ ਕਰਨ ਲਈ ਉਨ੍ਹਾਂ ਨੇ ਇਹ ਯੁਕਤੀ ਕਥਨ ਕੀਤੀ ਜਿਸ ਨਾਲ ਉਹ ਸਾਬਤ ਕਰਨਾ ਚਾਹੁੰਦੇ ਸੇ ਕਿ ਵੇਦ ਮਨੁੱਖ ਰਚਤ ਨਹੀਂ ਜਿਸ ਤੇ ਕਹਿਨ ਲੱਗੇ ਕਿ ਸਿਸ਼ਟੀ ਦੇ ਆਦਿਕਾਲ ਵਿਚ ਚਾਰ ਰਿਖੀ ਪੈਦਾ ਹੋਏ ਸਨ ਜਿਨ੍ਹਾਂ ਦੇ ਅਗਨੀ, ਵਾਯੂ, ਆਦਿਤ ਅਤੇ ਅੰਗਰਾ ਨਾਮ ਸਨ, ਅਰ ਇਨ੍ਹਾਂ ਹੀ ਚਾਰ ਰਿਖੀਆਂ ਦੁਆਰੇ ਈਸ਼ਵਰ ਨੇ ਵੇਦਾਂ ਨੂੰ ਰਚਯਾ ਹੈ, ਚਾਰੇ ਰਿਖੀਆਂ ਨੂੰ ਜੋ ਜੋ ਈਸ਼ਵਰ ਦਾ ਗਯਾਨ ਉਤਰਦਾ ਰਿਹਾ ਸੋਈ ਉਹ ਆਪਣੇ ਅਨੁਭਵ ਦੁਆਰਾ ਇਕੱਤ੍ਰ ਕਰਦੇ ਰਹੇ, ਜਿਸ ਤੇ ਇਹ ਚਾਰੋਂ ਵੇਦ ਬਣ ਗਏ।

ਸੁਆਮੀ ਜੀ ਦਾ ਇਹ ਕਥਨ ਭਾਵੇਂ ਕੋਈ ਨਵੀਂ ਬਾਤ ਨਹੀਂ ਸੀ, ਕਿਉਂਕਿ ਮਨੂੰ ਸਿੰਮ੍ਰਤੀ ਦੇ ਪਹਿਲੇ ਅਧਯਾਦਿ ਵਿਚ ਮਨੂੰ ਜੀ ਨੇ ਭੀ ਏਹੋ ਕਥਨ ਕੀਤਾ ਹੈ। ਹਾਂ ਮਨੂੰਸਿੰਮ੍ਰਤੀ ਨਾਲੋਂ ਸੁਆਮੀ ਦੇ ਕਥਨ ਦਾ ਇਤਨਾ ਵਿਰੋਧ ਜ਼ਰੂਰ ਹੈ ਜੋ ਮਨੂੰ ਜੀ ਤਿੰਨ ਵੇਦ ਆਖਦੇ ਹਨ ਅਤੇ ਸਾਧੂ ਜੀ ਨੇ ਚਾਰ ਕਥਨ ਕੀਤੇ ਹਨ। ਪ੍ਰੰਤੂ ਸਾਧੂ ਜੀ ਦਾ ਇਹ ਕਥਨ ਨਵਾਂ ਇਸ ਵਾਸਤੇ ਪ੍ਰਤੀਤ ਹੁੰਦਾ ਸੀ, ਜੋ ਉਸ ਸਮਯ ਪੰਜਾਬ ਵਿਚ ਇਤਨਾ ਵਿਦਯਾ ਦਾ ਪ੍ਰਚਾਰ ਨਹੀਂ ਸਾ ਜੇਹਾ ਕਿ ਅੱਜ ਕਲ ਹੈ ਇਸ ਵਾਸਤੇ ਲੋਕਾਂ ਨੂੰ ਖਯਾਲ ਇਕ ਨਵਾਂ ਪ੍ਰਤੀਤ ਹੁੰਦਾ ਸਾ। ਜਿਸ ਤੇ ਆਖਦੇ ਸਨ ਕਿ ਵੇਖੋ ਜੀ ਸੁਆਮੀ ਮਹਾਰਾਜ ਕੈਸੇ ਵਿਦਵਾਨ ਹਨ ਜੋ ਵੇਦਾਂ ਦਾ ਇਲਹਾਮ ਚਾਰ ਰਿਖੀਆਂ ਪਰ ਉਤਰਿਆ ਦਸਦੇ ਹਨ ਅਤੇ ਅੱਜ ਤੱਕ ਸਭ ਲੋਕ ਭੁਲੇ ਹੋਏ ਸੇ ਜੋ ਬ੍ਰਾਹਮਨਾਂ ਨੂੰ ਹੀ ਵੇਦਾਂ ਦਾ ਕਰਤਾ ਵਰਨਨ ਕੀਤਾ ਹੈ।

11

ਦੋਹਿਗ-ਜਿਵੇਂ ਭੜ੍ਹਲਾ ਚੌਧਰੀ ਉੱਜੜ ਖੜੇ ਵਿਚ।
ਤਿਉ ਵਿਦਯਾ ਤੇ ਹੀਨ ਨਰ ਲਈ ਸੁਆਮੀ ਖਿੱਚ ॥੮॥
ਵਾਹਿ ਵਾਹਿ ਸਭ ਕਹਿ ਰਹੇ ਅਰ ਕਰਕੇ ਵਿਸਵਾਸ ॥
ਆਖਨ ਉਤਰੇ ਵੇਦ ਸਨ ਚਾਰੇ ਰਿਖੀਆਂ ਪਾਸ ॥੯॥
ਦਿਵਸ ਤਿੰਨ ਪੁਰੇ ਭਏ ਦਿੰਦਯਾ ਜਦ ਵਖਯਾਨ।
ਚੌਥੇ ਦਿਨ ਦੇ ਵਾਸਤੇ ਲੱਗੇ ਏਹ ਸੁਣਾਨ ॥੧੦॥
ਚੌਪਾਈ-ਸਭਨਾਂ ਨੂੰ ਇਹ ਕਿਹਾ ਸੁਨਾਇ।

ਜਿਸ ਕਿਸੇ ਨੇ ਕੋਈ ਪ੍ਰਸ਼ਨ ਕਰਨਾ ਹੋਵੇ ਕੱਲ੍ਹੁ ਨੂੰ ਇਸੇ ਵੇਲੇ ਆ ਕੇ ਕਰ ਸਕਦਾ ਹੈ। ਇਤਨੀ ਸੁਣਕੇ ਸਾਰੇ ਲੋਕ ਆਪਣੇ ਘਰਾਂ ਨੂੰ ਚਲੇ ਗਏ, ਅਤੇ ਮੈਂ ਭੀ ਆਪਣੇ ਸੱਜਣਾਂ ਸਮੇਤ ਢੇਰੇ ਆਇਆ।

ਉਸ ਸਮਯ ਬੈਠਕੇ ਬਾਤਾਂ ਕਰਦੇ ਕਰਦੇ ਭਾਈ ਜਵਾਹਰ ਸਿੰਘ ਸਾਹਿਬ ਮੈਨੂੰ ਆਖਯਾ ਕਿ ਅੱਛਾ ਹੋਵੇ ਜੋ ਤੁਸੀਂ ਇਸ ਸਾਧੂ ਨਾਲ ਉਤਰ ਪ੍ਰਸ਼ਨ ਕਰੋ ਅਤੇ ਇਸ ਦੇ ਪੱਖ ਦਾ ਖੰਡਨ ਕਰੋ, ਜਿਸ ਨੂੰ ਸੁਣ ਕੇ ਮੈਂ ਅੰਗੀਕਾਰ ਕੀਤਾ ਅਤੇ ਆਖਯਾ ਕਿ ਕਲ ਨੂੰ ਜ਼ਰੂਰ ਇਨ੍ਹਾਂ ਨਾਲ ਪ੍ਰਸ਼ਨ ਉਤਰ ਕਰਾਂਗਾ।

ਦੋਹਿਗ-ਭਾਈ ਸਾਹਿਬ ਨੇ ਕਹੀ ਸੁਨੋ ਮੀਤ ਮਨ ਲਾਇ॥
ਨਾਲ ਸਾਧ ਦੇ ਬੋਲਨਾ ਸੌਖੀ ਬਤ ਨਾ ਕਾਇ॥੧॥

ਭਾਵ - ਭਾਵ ਜਵਾਹਰ ਸਿੰਘ ਜੀ ਹੁਰਾਂ ਨੇ ਮੇਰੇ ਇਸ ਕਰਾਰ ਨੂੰ ਸੁਣਕੇ ਆਖਯਾ ਕਿ ਪ੍ਰਸ਼ਨ ਉੱਤਰ ਕਰਨਾ ਤਾਂ ਕੋਈ ਵੱਡੀ ਬਾਤ ਨਹੀਂ ਹੈ ਪ੍ਰੰਤੂ ਇਸ ਸਾਧੂ ਨੂੰ ਰੋਜ਼ ਦੇ ਬੋਲਣ ਕਰਕੇ ਪੂਰਾ ਪੂਰਾ ਅਭਿਯਾਸ ਹੋ ਰਿਹਾ ਹੈ ਕਿਤੇ ਤੁਹਾਨੂੰ ਵੇਦਾਂ ਦੇ ਚੱਕਰ ਵਿਚ ਨਾ ਲੈ ਆਵੇ ਕਿਉਂਕਿ ਤੁਸੀਂ ਦੇਖਦੇ ਹੋ ਜੋ ਉਨ੍ਹਾਂ ਦੇ ਬੋਲਨੇ ਵਿਚ ਕਿਸ ਤਰ੍ਹਾਂ ਦੇ ਦਾਓ ਪੇਚ ਹੁੰਦੇ ਹਨ।

ਦੋਹਿਗ-ਭਾਵ ਮੈਂ ਹਸ ਕੇ ਆਖਯਾ ਮੈਨੂੰ ਭਰ ਨਾ ਕੁਝ।
ਸਾਰੀ ਘੁੰਡੀ ਇਸ ਦੀ ਲੀਤੀ ਹੈ ਮੈਂ ਬੁੱਝ॥੧॥

ਭਾਵ - ਮੈਨੂੰ ਰਤਨ ਚੰਦ ਜੀ ਦੇ ਬਾਗ ਵਾਲਾ ਝਗੜਾ ਅਰ ਤਿੰਨ ਦਿਨਾ ਦਾ ਇਹ ਵੱਖਯਾਨ ਸੁਣਕੇ ਇਤਨਾ ਮਾਲੂਮ ਹੋ ਗਿਆ ਸੀ ਕਿ ਇਹ ਕਿਸ ਤਰ੍ਹਾਂ ਉਖੜਾ ਮਾਰਦੇ ਹਨ, ਅਰ ਆਪਣੇ ਪ੍ਰਤੀ ਪੱਖੀ ਨੂੰ ਕਈ ਤਰ੍ਹਾਂ ਦੀਆਂ ਬਾਤਾਂ ਨਾਲ ਚੱਕ੍ਰਤ ਕਰ ਦਿੰਦੇ ਹਨ ਜਿਸਤੇ ਭਾਈ ਸਾਹਿਬ ਨੂੰ ਆਖਯਾ ਕਿ ਆਪ ਉਸ ਵੇਲੇ ਖੂਦ ਦੇਖੋਗੇ ਜੋ ਕਯਾ ਰੰਗ ਖਿਲੇਗਾ, ਅਰ ਮੈਂ ਆਸ਼ਾ ਰਖਦਾ ਹਾਂ ਕਿ ਉਹ ਮੇਰੇ ਪ੍ਰਸ਼ਨਾਂ ਦੇ ਉੱਤਰ ਨਹੀਂ ਦੇ ਸਕਨਗੇ। ਇਤਨਾ ਵਿਚਾਰ ਕਰਕੇ ਸਾਰੇ ਆਪੋ-ਆਪਣੇ ਸਥਾਨਾਂ ਪਰ ਪਧਾਰ ਗਏ।

ਰਾਤ ਵੇਲੇ ਬੈਠਕੇ ਮੈਂ ਆਪਣੇ ਚਿੱਤ ਵਿਚ ਪ੍ਰਸ਼ਨ ਘੜਨ ਲੱਗਾ ਅਰ ਜੋ

ਉਸ ਸਮਯ ਵਿਚ ਯਾਦ ਆਏ ਸੋ ਕਾਗਤ ਪਰ ਨੰਬਰਵਾਰ ਲਿਖ ਲਿਤੇ ਅਤੇ ਸੌਂ ਗਿਆ, ਫਿਰ ਪ੍ਰਾਤਿ ਕਾਲ ਉਠਕੇ ਸਾਰੇ ਖਯਾਲ ਜੋ ਪੁੱਛਣੇ ਸਨ ਚੰਗੀ ਤਰ੍ਹਾਂ ਲਿਖ ਲੀਤੇ ਅਰ ਆਪਣੇ ਆਪ ਨੂੰ ਤਿਆਰ ਕਰ ਲੀਤਾ ॥

ਜਦ ਸੰਧਯਾ ਪਈ ਤਦ ਪੂਰੇ ਵਕਤ ਪਰ ਸੁਆਮੀ ਜੀ ਦੇ ਭੇਰੇ ਪਰ ਪਹੁੰਚੇ ਅਰ ਅੱਗੇ ਕਯਾ ਦੇਖਯਾ ਜੋ ਮੈਦਾਨ ਵਿਚ ਦਰੀਆਂ ਵਿਛੀਆਂ ਹੋਈਆਂ ਹਨ ਜਿਸ ਦੇ ਵਿਚਕਾਰ ਇਕ ਮੇਜ਼ ਅਰ ਉਸਦੇ ਆਮੋ ਸਾਹਮਣੇ ਦੇ ਕੁਰਸੀਆਂ ਡਠੀਆਂ ਹੋਈਆਂ ਖਾਲੀ ਪਈਆਂ ਹਨ, ਹੋਰ ਬਹੁਤ ਸਾਰੇ ਲੋਕ ਆ ਕੇ ਦਰੀਆਂ ਪਰ ਬੈਠਦੇ ਜਾਂਦੇ ਸਨ; ਜਿਸ ਤੇ ਥੋੜ੍ਹੇ ਹੀ ਅਗਸੇ ਵਿਚ ਬਹੁਤ ਆਦਮੀ ਇਕੱਠੇ ਹੋ ਗਏ ਅਤੇ ਦੇਖ ਰਹੇ ਸਨ ਕਿ ਪੰਡਤ ਜੀ ਕਦੋਂ ਆਉਂਦੇ ਹਨ।

ਇਤਨੇ ਚਿਰ ਵਿਚ ਸਾਧ ਜੀ ਆ ਗਏ ਜਿਨ੍ਹਾਂ ਨੂੰ ਦੇਖਕੇ ਲੋਕਾਂ ਨੇ ਤਾਲੀਆਂ ਬਜਾਈਆਂ ਅਤੇ ਉਹ ਆ ਕੇ ਕੁਰਸੀ ਪਰ ਬੈਠ ਗਏ, ਅਤੇ ਬੈਠਦੇ ਸਾਰੇ ਹੀ ਮੁਖਾਰਬਿੰਦ ਤੇ ਇਹ ਕਥਨ ਕੀਤਾ ਕਿ ਜਿਸ ਕਿਸੇ ਨੂੰ ਸਾਡੇ ਵਖਯਾਨ ਵਿਚ ਕੁਛ ਸੰਸਯ ਹੈ ਸੋ ਉਠ ਕੇ ਕੁਰਸੀ ਪਰ ਬੈਠ ਜਾਏ ਅਰ ਪ੍ਰਸ਼ਨ ਕਰੇ ਪ੍ਰੰਤੂ ਉਸ ਨੂੰ ਯਾਦ ਰਖਨਾ ਚਾਹੀਏ ਕਿ ਜੋ ਹਾਰ ਜਾਏਗਾ ਉਸ ਨੂੰ ਕੁਰਸੀ ਤੋਂ ਉਤਰ ਕੇ ਹੇਠਾਂ ਬੈਠਣਾ ਪਵੇਗਾ।

ਦੋਹਿਰਾ ਏਸ ਬਾਤ ਨੂੰ ਸੁਣਦਿਆਂ ਕੰਬ ਗਏ ਸਭ ਲੋਕਾ।
ਕੁਰਸੀ ਉਤੋਂ ਹਾਰਕੇ ਗਿਰਨਾ ਜਾਨ ਅਜੋਗ ॥੧੦॥
ਬਿਤਰ ਬਿਤਰ ਸਨ ਦੇਖਦੇ ਇਕ ਦੂਜੇ ਦੀ ਵੱਲ।
ਸਨਮੁਖ ਹੋ ਕੇ ਸਾਧ ਦੇ ਕਰੇ ਨ ਕੋਈ ਗੱਲ ॥੧੧॥
ਪਰ ਇਕ ਮੁਸਲਮਾਨ ਸੀ ਪੜ੍ਹਿਯਾ ਖੁਲ੍ਹ ਕੁਰਾਨ।
ਤਿਨ ਇਲਹਾਮੀ ਵੇਦ ਪਰ ਚਾਹੀ ਤਰਕ ਉਠਾਨ ॥੧੨॥
ਚੌਪਈ-ਇਤਵਲ ਸੁਆਮੀ ਮੋਟਾ ਭਾਰਾ।
ਉਤ ਉਹ ਪਤਲਾ ਮੀਆਂ ਵਿਚਾਰਾ ॥
ਜਦ ਕੁਰਸੀ ਪਰ ਬੈਠਾ ਆ ਕੇ। ਕੰਬਣ ਲੱਗਾ ਅਤਿ ਭਰ ਖਾਕੇ।
ਕੁਰਸੀ ਪਰ ਬੈਠਨ ਦੇ ਵੇਲੇ। ਕਬਿਅਂ ਪੌਣ ਨਾਲ ਜਿਉਂ ਕੇਲੇ।
ਹੇਠਾਂ ਲੱਤਾ ਬਰ ਬਰ ਭਰਸਨ। ਉਪਰ ਹੱਥ ਨਿਰਤ ਸੀ ਕਰਸਨ ॥
ਅੱਖਾਂ ਅੱਗੇ ਧੁੰਦ ਮਰਾਈ। ਐਸੀ ਉਸਨੂੰ ਦਹਸ਼ਤ ਆਈ।
ਏਧਰ ਸੁਆਮੀ ਉਚ ਪੁਕਾਰੇ। ਕਿਉਂ ਕਾਪਤ ਹੋ ਬਨੋ ਕਰਾਰੇ ॥
ਸਾਵਧਾਨ ਹੋਕਰ ਮੁਖ ਬੋਲੋ। ਆਪਣੇ ਮਨ ਦਾ ਪੜਦਾ ਥੋਲੋ।
ਕਯਾ ਸ਼ੰਕਾ ਤੁਮਾਰੀ ਹੈ ਭਾਖੋ। ਗੋਪ ਨ ਹਮਰੇ ਆਗੇ ਰਾਖੋ ॥੧੩॥
ਦੋਹਿਰਾ-ਕਹੀ ਮੌਲਵੀ ਡਰਦਿਆਂ ਵੇਦ ਨਹੀਂ ਇਲਹਾਮ।

ਜਿਸ ਤੇ ਰਚਨਾ ਇਨ੍ਹਾਂ ਦੀ ਅਹੇ ਪੁਰਖ ਕੋ ਕਾਮ ॥੧੪॥

ਭਾਵ - ਉਸ ਮੌਲਵੀ ਦੇ ਦਿਲ ਵਿਚ ਕੁਝ ਐਸਾ ਭੈ ਬੈਠ ਗਿਆ ਜੋ ਅੱਛੀ ਤਰ੍ਹਾਂ ਥੋੜ੍ਹਾ ਭੀ ਨਹੀਂ ਸਕਦਾ ਸੀ ਅਰ ਓੜਕ ਨੂੰ ਜਦ ਥੋੜ੍ਹਾ ਤਦ ਇਹੋ ਆਖੀ ਕਿ ਵੇਦ ਇਲਹਾਮੀ ਨਹੀਂ ਹਨ, ਕਿਉਂਕਿ ਇਹ ਆਦਮੀਆਂ ਦੇ ਬਣਾਏ ਹੋਏ ਹਨ।

ਦੋਹਿਰਾ-ਬਾਤ ਮੌਲਵੀ ਦੀ ਸੁਣੀ ਜਦੋਂ ਸਾਧ ਨੇ ਏਹਾ।

ਨਾਲ ਮਖੈਲ ਉਡਾਇਆ ਕੰਬੀ ਜਿਸਦੀ ਦੇਹ ॥੧੫॥

ਭਾਵ - ਜਦ ਉਸ ਮੌਲਵੀ ਦੀ ਇਤਨੀ ਬਾਤ ਸੁਣੀ ਤਦ ਸਾਧੂ ਦਯਾਨੰਦ ਜੀ ਨੇ ਉਸ ਤੋਂ ਇਸ ਤਰ੍ਹਾਂ ਪੁੱਛਿਆ ਜਿਸਤੇ ਉਹ ਸ਼ਗਮਿੰਦਾ ਹੋ ਕੇ ਕੰਬਨ ਲੱਗ ਗਿਆ, ਯਥਾ -

ਸਾਧੂ - ਤੁਮਾਰੇ ਮਤ ਮੌਂ ਜਗਤ ਕੇ ਕੌਨ ਬਣਾਤਾ ਹੈ?

ਮੌਲਵੀ - ਹਮਾਰੀ ਦੀਨੀ ਕਤਾਬ ਮੈਂ ਸਭ ਕਾ ਪੈਦਾ ਕਰਤਾ ਖੁਦਾ ਬਤਲਾਇਆ ਹੈ।

ਸਾਧੂ - ਤੁਮਕੋ ਇਸੋ ਦੁਨੀਆਂ ਮੌਂ ਕਿਸਨੇ ਉਤਪੰਨ ਕੀਆ?

ਮੌਲਵੀ - ਖੁਦਾ ਨੇ?

ਸਾਧੂ - ਤੁਮਰੇ ਸਰੀਰ ਕੋ ਸੁਖ ਵ ਦੁਖ ਕੌਨ ਦੇਤਾ ਹੈ?

ਮੌਲਵੀ - ਖੁਦਾ?

ਸਾਧੂ - ਤੁਮਕੋ ਖਿਲਾਤਾ ਪਿਲਾਤਾ ਕੌਨ ਹੈ?

ਮੌਲਵੀ - ਖੁਦਾ

ਸਾਧੂ - ਫਿਰ ਬੁਰੇ ਕਾਮੋਂ ਕਾ ਕਰਾਨੇ ਵਾਲਾ ਤੋਂ ਖੁਦਾ ਨਾ ਹੂਆ ਜਿਸਤੇ ਤੁਮਾਰਾ ਯਹ ਕਹਿਨਾ ਕਿ ਉਸ ਦੀ ਆਗਯਾ ਸੇ ਬਿਨਾ ਏਕ ਜ਼ਰਾ ਭੀ ਨਹੀਂ ਹਿਲਤਾ ਸੋ ਮਿਥਯਾ ਹੂਆ?

ਮੌਲਵੀ - ਘਬਰਾ ਕਰ ਕਹਨੇ ਲਗਾ ਕਿ ਮੇਰਾ ਮਤਲਬ ਯਹ ਹੈ ਕਿ ਜੋ ਕੁਛ ਹਮ ਕਰਤੇ ਹੈਂ ਸੋ ਖੁਦਾ ਹੀ ਹਮ ਸੇ ਕਰਾਤਾ ਹੈ।

ਸਾਧੂ - ਯਹ ਤੋਂ ਵਹੀਂ ਬਾਤ ਹੈ ਪ੍ਰੰਤੂ ਹਮ ਦੁਰਜਨ ਤੋਸ ਨਯਾਇ ਸੇ ਜੇ ਮਾਨ ਭੀ ਲੈਂ ਤੋਂ ਭੀ ਹਮ ਕੋ ਬਤਾਓ ਜੋ ਤੁਮ ਕੋ ਚਲਾਤਾ ਫਿਰਾਤਾ ਕੌਨ ਹੈ?

ਮੌਲਵੀ - ਖੁਦਾ

ਸਾਧੂ - ਤੁਮ ਕੋ ਖਿਲਾਤਾ ਪਿਲਾਤਾ ਕੌਨ ਹੈ?

ਮੌਲਵੀ - ਖੁਦਾ

ਸਾਧੂ - ਮਾਲੂਮ ਹੋਤਾ ਹੈ ਕਿ ਖੁਦਾ ਤੁਮ ਕੋ ਏਕ ਖਿਦਮਤਗਾਰ ਮਿਲ ਗਿਆ ਹੈ ਜੋ ਤੁਮਾਰੀ ਇਸ ਤਰ੍ਹਾਂ ਖਿਦਮਤ ਕਰਤਾ ਹੈ ਬੈਰ ਤੁਮ ਯਹ ਤੋਂ ਬਤਾਓ

ਜੋ ਤੁਮ ਕੋ ਕੱਪੜੇ ਕੌਨ ਪਹਰਾਤਾ ਹੈ ?

ਮੌਲਵੀ - ਖੁਦਾ ॥

ਸਾਧੂ - ਤੁਮ ਕੋ ਹਗਾਤਾ ਕੌਨ ਹੈ ?

ਮੌਲਵੀ - ਚੁਪ ॥

ਸਾਧੂ - ਕਹ ਦੋ ਕਿ ਖੁਦਾ ॥

ਦੋਹਿਰਾ - ਜਦ ਇਹ ਆਖੀ ਸਾਧ ਨੇ ਉਸ ਨੂੰ ਖੁਬ ਸੁਣਾਇ ।

ਸੁਣਨੇ ਹਾਰੇ ਸਰਬ ਹੀ ਹੱਸੋ ਹਿੜ ਹਿੜਗਾਇ ॥੧੬॥

ਭਾਵ - ਜਦ ਇਸ ਮਖੌਲ ਵਾਲੀ ਬਾਤ ਨੂੰ ਸਭ ਲੋਕਾਂ ਨੇ ਸੁਣਿਆ ਤਦ ਸਾਰੇ ਖਿੜਖਿੜ ਹੱਸ ਪਏ ਅਤੇ ਅਰ ਸੁਆਮੀ ਜੀ ਨੇ ਜਦ ਦੂਜੀ ਵੇਰ ਉਸ ਦੀ ਵਲ ਤੱਕ ਕੇ ਕਿਹਾ “ਕਹਿ ਦੋ ਖੁਦਾ” ਇਸ ਪਰ ਫਿਰ ਲੋਕਾਂ ਨੇ ਤਾਲੀਆਂ ਮਾਰੀਆਂ ਅਰ ਉਹ ਸ਼ਰਮਿੰਦਾ ਹੋ ਗਿਆ ਜਿਸ ਨੂੰ ਫਿਰ ਆਖਯਾ ਕਿ ਕੁਰਸੀ ਤੋਂ ਹੇਠ ਉਤਰ ਜਾਓ ਤੁਮ ਕੋ ਕੁਛ ਨਹੀਂ ਆਤਾ ਤਦ ਉਹ ਬੇਸ਼ਰਮ ਹੋ ਕੇ ਦਰੀ ਪਰ ਹੋ ਬੈਠਾ ।

ਦੋਹਿਰਾ - ਖਾਲੀ ਕੁਰਸੀ ਹੋ ਗਈ ਕਿਹਾ ਸਾਧੂ ਨੇ ਫੇਰ ।

ਆਓ ਕੋਈ ਹੋਰ ਹੁਣ ਮਨ ਵਿਚ ਹੋਇ ਦਲੇਰ ॥੧੭॥

ਭਾਵ - ਜਦ ਉਹ ਸ਼ਰਮ ਖਾ ਕੇ ਹੇਠਾਂ ਬੈਠਾ ਤਦ ਦਯਾਨੰਦ ਜੀ ਨੇ ਫਿਰ ਉੱਚੀ ਆਵਾਜ਼ ਨਾਲ ਕਿਹਾ ਕਿ ਹੁਣ ਕੋਈ ਹੋਰ ਉਠੋਂ, ਜਿਸ ਪਰ ਇਕ ਲਾਹੌਰੀ ਪੰਡਤ ਮੱਥੇ ਨੂੰ ਵੱਡੇ ਟਿੱਕੇ ਲਗਾਏ ਹੋਏ ਉਠਯਾ ਅਰ ਬੈਠ ਕੇ ਸੰਸਕ੍ਰਿਤ ਵਿਚ ਬੋਲਣ ਲੱਗਾ ਜਿਸ ਨੂੰ ਸਾਧੂ ਜੀ ਨੇ ਆਖਿਆ ਕਿ ਸੰਸਕ੍ਰਿਤ ਨਹੀਂ ਬੋਲ ਸਕੋਗੇ, ਇਸ ਲੀਏ ਦੇਸੀ ਭਾਸ਼ਾ ਮੌਂ ਬੋਲੋ, ਇਤਨੀ ਬਾਤ ਪਰ ਭੀ ਸ਼ਰਮਿੰਦਾ ਹੋ ਗਿਆ ਅਰ ਚੁਪ ਕਰਕੇ ਹੇਠਾਂ ਬੈਠ ਗਿਆ, ਇਸ ਪਰ ਫਿਰ ਲੋਕਾਂ ਨੇ ਤਾਲੀਆਂ ਮਾਰੀਆਂ ।

ਦੋਹਿਰਾ-ਮੇਰੀ ਵਾਗੀ ਤੀਸਰੀ ਆਇ ਗਈ ਫਿਰ ਮੀਤਾ ।

ਸੁਣ ਲਈ ਸਾਧੂ ਨਾਲ ਮੈਂ ਕੀਤੀ ਜੋਇ ਪਰੀਤ ॥੧੮॥

ਭਾਵ - ਜਦ ਸਾਧੂ ਜੀ ਨੇ ਤੀਜੀ ਵੇਰ ਫਿਰ ਆਖਯਾ ਕਿ ਕੋਈ ਹੋਰ ਉਠੋਂ ਤਦ ਮੈਂ ਓਸੇ ਵੇਲੇ ਖੜ੍ਹਾ ਹੋ ਗਿਆ, ਅਰ ਕੁਰਸੀ ਦੇ ਪਾਸ ਜਾ ਕੇ ਬੋਲਯਾ ਕਿ ਸੁਆਮੀ ਜੀ ਨੂੰ ਯਾਦ ਰਹੇ ਜੋ ਮੇਰਾ ਮੁਕਾਬਲਾ ਅੰਜਿਹਾ ਨਹੀਂ ਹੈ ਜੇਹਾ ਕਿ ਹੋਰਨਾਂ ਦਾ ਹੋਇਆ ਹੈ ਕਿੰਤੂ ਆਪ ਨੂੰ ਅੱਛੀ ਤਰ੍ਹਾਂ ਖਯਾਲ ਰਹੇ ਕਿ ਅੱਜ ਇਕ ਥੋਂ ਇਕ ਹੋ ਜਾਣੀ ਹੈ, ਅਰ ਮੇਰਾ ਪੱਖ ਵੇਦਾਂ ਦੇ ਈਸ਼ਵਰੀ ਹੋਣ ਦੇ ਖੰਡਨ ਪਰ ਹੋਵੇਗਾ ਜਿਸ ਤੇ ਸੁਆਮੀ ਜੀ ਦਾ ਧਰਮ ਹੈ ਜੋ ਮੇਰੇ ਕਥਨ ਨੂੰ ਖੰਡਨ ਕਰੇ ਅਤੇ ਆਪਣੀ ਯੁਕਤੀਆਂ ਨਾਲ ਵੇਦਾਂ ਨੂੰ ਈਸ਼ਵਰੀਯ ਸਾਬਤ ਕਰੇ। ਮੇਰੀ ਇਸ ਦਲੇਗੀ ਵਾਲੀ ਬਾਤ ਨੂੰ ਸੁਣਦੇ ਸਾਰ ਸਭ ਲੋਕ ਚੁਪ ਚਾਪ ਹੋ ਗਏ ਅਰ ਸਾਡੇ ਦੌਨਾਂ

ਵੱਲ ਤੱਕਨ ਲੱਗੇ ।

ਦੋਹਿਰਾ - ਸੁਣਕੇ ਮੇਰੀ ਬਾਤ ਨੂੰ ਸਮਝਿਆ ਮਨ ਵਿਚ ਸਾਧ ।

ਇਹ ਤਾਂ ਕੋਈ ਪਿੰਡ ਦੀ ਲੱਥੀ ਆਨ ਉਪਾਧ ॥੧੯॥

ਜਿਸ ਦੇ ਉੱਤਰ ਵਿਚ ਫਿਰ ਬੋਲੇ ਨਾਲ ਗਰੂਰ ।

ਕਹੋ ਕਹੋ ਤੁਮ ਬਾਤ ਅਥ ਜੋ ਕੁਛ ਅਹੇ ਜ਼ਰੂਰ ॥੨੦॥

ਭਾਵ - ਇਤਨੀ ਬਾਤ ਨੂੰ ਸੁਣਦੇ ਸਾਰ ਸਾਧੂ ਦੇ ਦਿਲ ਨੂੰ ਕੁਝ ਗੁੱਸਾ ਜੇਹਾ ਆਯਾ ਅਰ ਉਚੇ ਦੇਖ ਕੇ ਆਖਿਆ ਕਿ ਤੁਸਾਂ ਨੇ ਜੋ ਕੁਝ ਕਹਿਣਾ ਹੈ ਸੋ ਬੈਠ ਕੇ ਆਖੋ, ਜਿਸ ਪਰ ਮੈਂ ਝੱਟ ਕੁਰਸੀ ਪਰ ਬੈਠ ਗਿਆ ਅਰ ਆਪਣੇ ਪ੍ਰਸੰਗ ਨੂੰ ਇਸ ਪਰਕਾਰ ਆਰੰਭ ਕੀਤਾ, ਯਥਾ :-

ਪ੍ਰਸ਼ਨ ੪

ਦੋਹਿਰਾ - ਜੋ ਸੁਆਮੀ ਨੇ ਤਿੰਨ ਦਿਨ ਦੇ ਕਰਕੇ ਵੱਖਯਾਨ ।

ਵੇਦ ਕਹੇ ਹਨ ਈਸ਼ਵਰੀ ਸੋ ਨਹਿੰ ਸੱਤ ਪਛਾਣ ॥੨੧॥

ਨਿਰਾਕਾਰ ਈਸ਼ਵਰ ਅਹੇ ਜਿਸ ਕੇ ਮੁਖ ਨਹਿੰ ਦਾਂਤ ।

ਵੇਦ ਚਾਰ ਹੈਂ ਸ਼ਬਦ ਸੋ ਪਦ ਅੱਖਰ ਏਕਾਂਤ ॥੨੨॥

ਭਾਵ - ਸੁਆਮੀ ਜੀ ਨੇ ਤਿੰਨ ਦਿਨ ਵੱਖਯਾਨ ਦੇ ਕੇ ਇਹ ਪੱਖ ਸਾਬਤ ਕੀਤਾ ਕਿ ਵੇਦ ਈਸ਼ਵਰ ਕ੍ਰਿਤ ਹਨ ਪ੍ਰੰਤੂ ਇਸ ਵਿਚ ਮੇਰੀ ਇਹ ਸ਼ੰਕਾ ਹੈ ਕਿ ਵੇਦ ਬੇਖਰੀ ਬਾਣੀ ਰੂਪੀ ਹਨ, ਕਿਉਂਕਿ ਬਾਣੀ ਚਾਰ ਪ੍ਰਕਾਰ ਦੀ ਹੈ। ਪਹਿਲੀ ਪ੍ਰਾ, ਦੂਜੀ ਪਸੰਤੀ, ਤੀਜੀ ਮੱਧਮਾਂ ਅਤੇ ਚੌਥੀ ਬੇਖਰੀ ਸਦਾਉਂਦੀ ਹੈ ਜਿਨ੍ਹਾਂ ਵਿਚੋਂ ਪ੍ਰਾ ਬਾਣੀ ਓਹ ਹੈ ਜੋ ਅਨਉਦ ਭੂਤ ਸੰਸਕਾਰ ਰੂਪ ਹੋ ਕੇ ਪੁਰਖ ਦੇ ਰਿਦੇ ਦੇ ਵਿਚ ਰਹਿੰਦੀ ਹੈ, ਅਰ ਬਾਤ ਉਸ ਦਾ ਸੰਸਕਾਰ ਤਾਂ ਰਿਦੇ ਵਿਚ ਹੁੰਦਾ ਹੈ ਪ੍ਰੰਤੂ ਪ੍ਰਗਟ ਨਹੀਂ ਹੁੰਦੀ। ਜੈਸਾ ਕਈ ਬਾਤਾਂ ਸਾਡੇ ਯਾਦ ਹਨ ਕਿੰਤੂ ਉਨ੍ਹਾਂ ਦੀ ਸਿਮ੍ਰਤੀ ਜਿਤਨਾ ਚਿਰ ਨਾ ਹੋਵੇ ਉਤਨਾ ਚਿਰ ਉਹ ਅਨ ਹੋਈਆਂ ਦੇ ਸਮਾਨ ਹੁੰਦੀਆਂ ਹਨ, ਇਸੀ ਵਾਸਤੇ ਪ੍ਰਾ. ਬਾਣੀ ਦਾ ਗਯਾਨ ਸਿਮ੍ਰਤੀ ਹੋਈ ਤੇ ਬਿਨਾਂ ਉਸ ਦੇ ਆਸਰੇ ਅੰਤਹ ਕਰਨ ਯਾ ਪੁਰਖ ਨੂੰ ਭੀ ਨਹੀਂ ਹੋ ਸਕਦਾ ਜਿਸ ਤੇ ਇਹ ਬਾਤ ਸਭ ਨੂੰ ਅਨੁਭਵ ਸਿੱਧ ਹੈ ਕਿ ਸਾਰੇ ਪਦਾਰਥਾਂ ਦਾ ਗਯਾਨ ਇਕ ਕਾਲ ਵਿਚ ਸਦਾ ਹੀ ਪੁਰਖ ਨੂੰ ਨਹੀਂ ਰਹਿੰਦਾ। ਇਸ ਵਾਸਤੇ ਪਹਿਲੀ ਬਾਣੀ ਤਾਂ ਅਤੀ ਗੁਪਤ ਹੈ ਅਰ ਉਸ ਦਾ ਗਯਾਨ ਉਸ ਦੇ ਆਸਰੇ ਸਥਲ ਸਗੀਰ ਅਤੇ ਅੰਤਹ ਕਰਣ ਨੂੰ ਭੀ ਨਹੀਂ ਹੈ।

ਦੂਸਰੀ ਬਾਣੀ ਜੋ ਪਸੰਤੀ ਹੈ ਉਹ ਉਦਭਵ ਸੰਸਕਾਰ ਦਾ ਨਾਮ ਹੈ ਜਿਸ ਦਾ ਤਾਤ ਪ੍ਰਜ ਇਹ ਹੈ ਕਿ ਜਦ ਕਿਸੀ ਨਿਮਿਤ ਨੂੰ ਲੈ ਕੇ ਯਾ ਸੁਭਾਵਕ ਕੋਈ ਖਯਾਲ ਰਿਦੇ ਵਿਚ ਉਤਪਤ ਹੋ ਜਾਂਦਾ ਹੈ ਤਦ ਉਸ ਦਾ ਨਾਉਂ ਪਸੰਤੀ ਬਾਣੀ

ਆਖਦੇ ਹਨ ਕਿਉਂਕਿ ਇਹ ਵਾਰਤਾ ਹਰ ਇਕ ਪੁਰਖ ਪ੍ਰਤਿ ਅਨੁਭਵ ਸਿਧ ਹੈ ਜੋ ਕਿ ਉਹ ਇਕਾਂਤ ਸਥਾਨ ਵਿਚ ਬੈਠਾ ਕਈ ਪ੍ਰਕਾਰ ਦੀਆਂ ਬਾਤਾਂ ਜਿਹੜੀਆਂ ਹੋ ਚੁੱਕੀਆਂ ਹਨ ਅਰ ਹੁੰਦੀਆਂ ਅਤੇ ਹੋਣ ਵਾਲੀਆਂ ਹਨ ਉਨ੍ਹਾਂ ਦਾ ਚਿੱਤਨ ਕਰ ਸਕਦਾ ਹੈ ਜਿਸ ਤੇ ਉਸ ਦਾ ਨਾਮ ਇਸ ਪ੍ਰਕਾਰ ਸੂਖਮ ਰੂਪ ਬਾਣੀ ਹੋਣ ਤੇ ਪਸੰਤੀ ਕਰਕੇ ਸੱਦਦੇ ਹਨ।

ਤੀਸਰੀ ਬਾਣੀ ਦਾ ਨਾਮ ਮੱਧਮਾਂ ਦਾ ਅਰਥ ਵਿਚਕਾਰ ਵਾਲੀ ਹੈ ਜਿਸ ਦਾ ਭਾਵ ਇਹ ਹੈ ਕਿ ਜਦ ਉਹ ਪਸੰਤੀ ਚਿੱਤਨ ਕਰਨ ਦੁਆਰੇ ਅਗਲੀ ਅਵਸਥਾ ਨੂੰ ਪਹੁੰਚਦੀ ਹੈ ਤਦ ਆਪਣੇ ਮਨੋਰਥ ਨੂੰ ਪ੍ਰਗਟ ਕਰਨ ਲਈ ਕੰਠ ਵਿਚ ਆ ਜਾਂਦੀ ਹੈ ਫਿਰ ਉਸੇ ਦਾ ਨਾਉਂ ਮੱਧਮਾਂ ਕਰਕੇ ਸੱਦਯਾ ਜਾਂਦਾ ਹੈ, ਜਿਸ 'ਤੇ ਹਰ ਇਕ ਆਦਮੀ ਆਖਦਾ ਸੁਣਿਆ ਜਾਂਦਾ ਹੈ ਕਿ ਮੈਂ ਫਲਾਨੀ ਬਾਤ ਨੂੰ ਆਖਣਾ ਸਾ ਪਰ ਮੇਰੇ ਕੰਠ ਵਿਚ ਹੀ ਰਹਿ ਗਈ ਕਿਉਂਕਿ ਇਹ ਬਾਣੀ ਪ੍ਰਾ ਅਤੇ ਪਸੰਤੀ ਨਾਲੋਂ ਵੱਧ ਕੇ ਕੰਠ ਵਿਚ ਆ ਗਈ ਹੈ ਜਿਸ ਵਾਸਤੇ ਇਸ ਦਾ ਨਾਉਂ ਮੱਧਮਾਂ ਕਰਕੇ ਆਖਯਾ ਜਾਂਦਾ ਹੈ।

ਦੌੰਬੀ ਬੈਖਰੀ ਬਾਣੀ ਓਹ ਹੈ ਜਿਸ ਨੂੰ ਮਨੁੱਖ ਆਪਣੇ ਮੁੱਖ ਦੁਆਰੇ ਬੋਲ ਕੇ ਸਭ ਪਰ ਪ੍ਰਗਟ ਦਿੰਦੇ ਹੈ, ਅਰ ਇਹ ਅਖਜਰ ਰੂਪ ਹੋ ਕੇ ਸਾਰੇ ਬੈਖਰ ਜਾਂਦੀ ਹੈ, ਕਿਉਂਕਿ ਜਿਸ ਵੇਲੇ ਪੁਰਖ ਕਿਸੇ ਪਾਸ ਆਪਣੇ ਮਨੋਰਥ ਨੂੰ ਬਾਣੀ ਨਾਲ ਪ੍ਰਗਟ ਕਰੇਗਾ ਤਦ ਇਹ ਬਾਤ ਜ਼ਰੂਰੀ ਹੋਵੇਗੀ ਜੋ ਓਹ ਅੱਖਰ ਬੋਲਦਾ ਚਲਯਾ ਜਾਏਗਾ, ਜਿਸ ਤੇ ਉਹ ਜੁਦੇ ਜੁਦੇ ਅੱਖਰ ਆਪਸ ਵਿਚ ਮਿਲ ਕੇ ਪਦ ਬਣਾਉਂਦੇ ਰਹਿਣਗੇ ਅਰ ਉਹੋ ਪਦ ਅੱਗੇ ਵਾਕ ਬਣਦੇ ਜਾਣਗੇ, ਜਿਸ 'ਤੇ ਇਕ ਬਾਣੀ ਦੀ ਸੂਰਤ ਬਣ ਜਾਏਗੀ।

ਇਸ ਬਾਤ ਨੂੰ ਹਰ ਇਕ ਆਦਮੀ ਮੰਨਦਾ ਹੈ ਕਿ ਅੱਖਰਾਂ ਦਾ ਸਮੁਦਾਇ ਪਦ ਹੈ ਅਤੇ ਪਦ ਦੇ ਸਮੁਦਾਇ ਨੂੰ ਵਾਕਯ ਆਖਦੇ ਹਨ ਅਰ ਵਾਕ ਹੀ ਮਿਲ ਕੇ ਇਕ ਕਥਾ ਕਹਾਣੀ ਦੀ ਸੂਰਤ ਬਣ ਜਾਂਦੇ ਹਨ ਜਿਨ੍ਹਾਂ ਨੂੰ ਪੁਰਖ ਇਕ ਰੇਖਾ ਦੇ ਢੰਗ ਪਰ ਲਿਆਕੇ ਕਾਗਜ਼ ਪਰ ਲਿਖ ਦਿੰਦਾ ਹੈ, ਸੋਈ ਇਕ ਪੁਸਤਕ ਯਾ ਗ੍ਰੰਥ ਬਣ ਜਾਂਦਾ ਹੈ। ਪ੍ਰੰਤੂ ਜਦ ਅਸੀਂ ਇਨ੍ਹਾਂ ਚਾਰਾਂ ਵੇਦਾਂ ਨੂੰ ਦੇਖਦੇ ਹਾਂ ਤਦ ਇਕ ਬੈਖਰੀ ਬਾਣੀ ਜੋ ਅੱਖਰ ਰੂਪ ਹੋ ਕੇ ਵਿਖਰੀ ਹੋਈ ਹੈ ਓਹ ਪਾਉਂਦੇ ਹਾਂ, ਜਿਸ ਤੇ ਵੇਦਾਂ ਦੇ ਮੰਤਰ ਬੁਵੰਜਾ ਅੱਖਰਾਂ ਦੁਆਰੇ ਬੋਲੇ ਗਏ ਹਨ ਅਰ ਉਹ ਅੱਖਰ ਮਿਲ ਕੇ ਪਦ ਅਤੇ ਪਦ ਹੀ ਮਿਲ ਕੇ ਵਾਕ ਯਾ ਮੰਤਰ ਹੋ ਗਏ ਹਨ, ਜਿਸ ਤੇ ਸਾਫ਼ ਪਾਇਆ ਜਾਂਦਾ ਹੈ ਕਿ ਵੇਦ ਪ੍ਰਾ। ਪਸੰਤੀ ਅਤੇ ਮੱਧਮਾਂ ਬਾਣੀਆਂ ਨਹੀਂ ਰਹੇ ਕਿੰਤੂ ਕੇਵਲ ਬੈਖਰੀ ਬਾਣੀ ਦੇ ਰੂਪ ਹਨ।

ਹੁਣ ਇਸ ਵਿਚ ਇਤਨਾ ਪ੍ਰਸ਼ਨ ਹੈ ਕਿ ਬੈਖਰੀ ਬਾਣੀ ਅੱਖਰਾਂ ਦੇ ਉਚਾਰਨ

ਬਿਨਾਂ ਨਹੀਂ ਬੋਲੀ ਜਾਂਦੀ, ਕਿਉਂਕਿ ਜਿਤਨਾ ਚਿਰ ਅੱਖਰ ਉਚਾਰਨ ਨਹੀਂ ਹੋਵੇਗਾ ਉਤਨਾ ਚਿਰ ਕੋਈ ਪਦ ਯਾ ਵਾਕ ਨਹੀਂ ਬਣੇਗਾ। ਇਸ ਵਾਸਤੇ ਵੇਦ ਜੋ ਇਕ ਅੱਖਰ ਪਦ ਵਾਕ ਰੂਪ ਹੈ ਇਸੀ ਤੇ ਬੈਖਰੀ ਬਾਣੀ ਹੈ, ਜੋ ਪੰਜ ਭੂਤਕ ਦੇਹ ਧਾਰੀ ਦੀ ਹੈ। ਤਾਂਤੇ ਇਸ ਅੱਖਰਾਂ ਵਾਲੀ ਬੋਲੀ ਦੇ ਉਚਾਰਨ ਲਈ ਅਵੱਸ਼ ਕਿਸੇ ਦੇਹ ਧਾਰੀ ਦੀ ਲੋੜ ਹੈ, ਕਿਉਂਕਿ ਇਹ ਨਿਯਮ ਹੈ ਜੋ ਸੰਸਕ੍ਰਿਤ ਦੇ ਅੱਖਰਾਂ ਦੇ ਉਚਾਰਨ ਲਈ ਉਨ੍ਹਾਂ ਦੇ ਉਪਯੋਗੀ ਅਸਥਾਨਾਂ ਦੀ ਲੋੜ ਹੈ, ਜੈਸਾ ਕਿ ਅੱਖਰ ਤਾਲੂ ਨਾਲ ਕਈ ਕਈ ਹੋਠਾਂ ਨਾਲ, ਕਈ ਕੰਨ ਨਾਲ ਅਤੇ ਕਈ ਦੰਦਾਂ ਨਾਲ ਹੀ ਉਚਾਰਣ ਹੁੰਦੇ ਹਨ, ਜਿਸ ਤੇ ਉਨ੍ਹਾਂ ਨੂੰ ਤਾਲਵੀ, ਕੰਠੀਯ, ਓਸ਼ਟੀ, ਅਤੇ ਦੰਤੀ ਆਦਿਕ ਕਰ ਕੇ ਸੱਦਦੇ ਹਨ।

ਜਦ ਇਹ ਨਿਯਮ ਹੈ ਕਿ ਜੋ ਅੱਖਰ ਜਿਸ ਜਗ੍ਹਾ ਉਚਾਰਨ ਦੇ ਜੋਗ ਹੋਵੇ ਸੋ ਉਸੇ ਜਗ੍ਹਾ ਉਚਾਰਨ ਕੀਤੀ ਜਾਏ, ਤਦ ਇਹ ਬਾਤ ਮੰਨਣੀ ਪਏਗੀ ਕਿ ਵੇਦਾਂ ਦੇ ਉਚਾਰਨ ਵਾਲਾ ਕੋਈ ਐਸਾ ਪੁਰਸ਼ ਸਾ ਜਿਸ ਦੇ ਕੰਠ, ਤਾਲੂ ਆਦਿਕ ਅੰਗ ਸਨ, ਸੋ ਐਸਾ ਕੇਵਲ ਕੋਈ ਸਥਲ ਦੇਹ ਧਾਰੀ ਪੁਰਖ ਹੀ ਹੋ ਸਕਦਾ ਹੈ, ਜਿਸ ਤੇ ਇਹ ਸਾਬਤ ਹੁੰਦਾ ਹੈ ਕਿ ਵੇਦ ਈਸ਼ਵਰਯ ਬਾਣੀ ਨਹੀਂ ਕਿੰਤੂ ਪੌਰਖੇਯ ਅਰਥਾਤ ਕਿਸੇ ਪੁਰਖ ਦੀ ਬਣਾਈ ਹੋਈ, ਬੈਖਰੀ ਬਾਣੀ ਰੂਪ ਹੈ।

ਕਲਪਨਾ ਕਰੋ ਕਿ ਜੋ ਇਸ ਬਾਤ ਨੂੰ ਮੰਨਯਾ ਭੀ ਜਾਵੇ ਕਿ ਵੇਦ ਈਸ਼ਵਰ ਨੇ ਹੀ ਉਚਾਰਨ ਕੀਤੇ ਹਨ ਤਦ ਉਸ ਦਾ ਆਕਾਰ ਮਨੁੱਖ ਵਰਗਾ ਅਵੱਸ਼ ਮੰਨਣਾ ਪਵੇਗਾ, ਕਿਉਂਕਿ ਜਿਤਨਾ ਚਿਰ ਇਹ ਨਾ ਮੰਨਯਾ ਜਾਏ ਤਦ ਤੱਕ ਵੇਦਾਂ ਦੇ ਅੱਖਰ ਉਚਾਰਨ ਨਹੀਂ ਹੋਣਗੇ ਅਰ ਜੋ ਅੱਖਰ ਨਾ ਉਚਾਰੇ ਗਏ ਤਦ ਵੇਦਾਂ ਦੀਆਂ ਰਿਚਾਂ ਜੋ ਬੈਖਰੀ ਬਾਣੀ ਰੂਪ ਹਨ, ਨਹੀਂ ਬਣਨਗੀਆਂ ਅਤੇ ਜਦ ਇਹ ਨਾ ਬਣੀਆਂ ਤਦ ਇਹ ਚਾਰੇ ਵੇਦ ਭੀ ਨਹੀਂ ਹੋਣਗੇ।

ਸਾਬ ਇਹ ਭੀ ਜਾਨਣਾ ਜੋਗ ਹੈ ਕਿ ਬੈਖਰੀ ਬਾਣੀ ਪਹਿਲੀਆਂ ਜੋ ਚਾਰੇ ਬਾਣੀਆਂ ਹਨ ਉਨ੍ਹਾਂ ਦਾ ਗਯਾਨ ਕਿਸੇ ਨੂੰ ਵੀ ਨਹੀਂ ਹੁੰਦਾ, ਜਿਤਨਾ ਚਿਰ ਉਹ ਅੱਖਰ ਰੂਪ ਹੋ ਕੇ ਨਾ ਵਿਖਰ ਜਾਣ। ਇਸ ਵਾਸਤੇ ਜੋ ਵੇਦ ਈਸ਼ਵਰ ਦੀ ਪ੍ਰਾ ਯਾ ਮੱਧਮਾਂ ਬਾਣੀ ਹੀ ਸਮਝੀ ਜਾਏ ਤਦ ਇਹ ਦਿਖ ਆਉਂਦਾ ਹੈ, ਜੋ ਉਸ ਦਾ ਗਯਾਨ ਕਿਸੇ ਨੂੰ ਭੀ ਨਾ ਹੋਵੇ ਕਿਉਂਕਿ ਇਹ ਨਿਯਮ ਹੈ ਜੋ ਬੈਖਰੀ ਬਾਣੀ ਨਾਲ ਹੀ ਸਭ ਨੂੰ ਗਯਾਨ ਹੁੰਦਾ ਹੈ, ਜੈਸਾ ਕਿ 'ਬਿਨ ਬੋਲੇ ਖੁੱਲ੍ਹੇ ਘਰ ਕੌਣ ਕੁਵਾਰ' ਕਥਨ ਹੈ।

ਇਸ ਜਗ੍ਹਾ ਜੋ ਸੁਆਮੀ ਜੀ ਈਸ਼ਵਰ ਨੂੰ ਸਰੀਰ ਮੰਨਣਗੇ ਅਰ ਵੇਦ ਨੂੰ ਬੈਖਰੀ ਬਾਣੀ ਸਾਬਤ ਕਰਨਗੇ ਤਦ ਇਹ ਦੋਖ ਆਵੇਗਾ ਜੋ ਈਸ਼ਵਰ ਭੀ ਘਟ ਪਦ ਵਾਂਗ ਸਾਕਾਰ ਹੋ ਜਾਵੇ ਤੇ ਨਾਸੀ ਹੋਵੇਗਾ, ਅਰ ਸਰੀਰ ਹੋਣ ਤੇ ਖਟ ਉਗਮੀ

ਆਦਿਕ ਵਿਕਾਰਾਂ ਅਤੇ ਪੰਚ ਕਲੋਸ਼ਾਂ ਵਾਲਾ ਸਮਝਿਆ ਜਾਏਗਾ, ਇਸ ਤੇ ਬਿਨਾਂ ਇਕ ਹੋਰ ਵੱਡਾ ਭਾਰੀ ਦੋਸ਼ ਇਹ ਆਵੇਗਾ ਕਿ ਦਿਸ਼ਮਾਨ ਸਭ ਨਾਸੀ ਹੋਣ ਤੇ ਈਸ਼ਵਰ ਭੀ ਨਾਸੀ ਹੋ ਜਾਏਗਾ, ਜਿਸ ਤੇ ਨਿੱਤ, ਅਮਰ ਆਦਿਕ ਜੋ ਈਸ਼ਵਰ ਦੇ ਗੁਣ ਹਨ ਸੋ ਸਭ ਦੂਰ ਹੋ ਜਾਣਗੇ, ਜਿਸ ਦਾ ਫਲ ਇਹ ਹੋਵੇਗਾ ਜੋ ਈਸ਼ਵਰ ਵੇਦਾਂ ਨੂੰ ਰਚਦਾ ਰਚਦਾ ਆਪ ਨੂੰ ਹੀ ਨਾਸ ਕਰ ਲਏਗਾ ਅਤੇ ਜੀਵ ਜੈਸੀ ਪਦਵੀ ਨੂੰ ਧਾਰਨ ਕਰੇਗਾ।

ਜੇ ਇਸ ਦੋਸ਼ ਡਰਦਿਆਂ ਈਸ਼ਵਰ ਨੂੰ (ਅਕਾਇ) ਅਰਥਾਤ ਸਰੀਰ ਰਹਿਤ ਮੰਨੋਗੇ ਤਦ ਉਸ ਦੇ ਕੰਠ ਤਾਲੂ ਆਦਿਕ ਨਹੀਂ ਹੋਣਗੇ ਅਰ ਜੇ ਉਹ ਨਾ ਹੋਏ ਤਦ ਵੇਦਾਂ ਦੇ ਅੱਖਰ ਨਹੀਂ ਉਚਰੇ ਜਾਣਗੇ, ਅਰ ਜੇ ਅੱਖਰ ਹੀ ਨਾ ਉਚਰੇ ਗਏ ਤਦ ਨਾ ਵੇਦ ਬਣਨਗੇ ਤੇ ਨਾ ਉਨ੍ਹਾਂ ਦਾ ਕਰਤਾ ਈਸ਼ਵਰ ਹੀ ਸਿੱਧ ਹੋਵੇਗਾ, ਇਸ ਵਾਸਤੇ ਦੌਨੋਂ ਯੁਕਤੀਆਂ ਨਾ ਸਹਾਰਨ ਕਰਕੇ ਈਸ਼ਵਰ ਕਿਸੀ ਤਰ੍ਹਾਂ ਵੀ ਵੇਦਾਂ ਦਾ ਕਰਤਾ ਨਹੀਂ ਹੈ, ਜਿਸ ਵਾਸਤੇ ਓੜਕ ਨੂੰ ਮੰਨਣਾ ਪੈਂਦਾ ਹੈ ਕਿ ਵੇਦਾਂ ਦਾ ਕਰਤਾ ਕੋਈ ਆਦਮੀ ਹੈ, ਅਤੇ ਈਸ਼ਵਰ ਨਹੀਂ ਹੈ।

ਦੋਹਿਰਾ-ਉਭੈ ਪਾਸ ਰੱਜੂ ਅਹੇ ਪ੍ਰਤਿ ਵਾਦੀ ਗਲ ਮਾਹਿ।

ਜਾਤੇ ਦੌਨ ਪ੍ਰਕਾਰ ਤੇ ਵੇਦ ਸਿੱਧ ਹੁਇ ਨਾਹਿ॥੨੩॥

ਭਾਵ - ਇਸ ਦਾ ਭਾਵ ਹੈ ਕਿ ਉਭੈ ਪਾਸ ਰੱਜੂ ਨਯਾਇ ਦੀ ਤਰ੍ਹਾਂ ਸੁਆਮੀ ਜੀ ਨੂੰ ਹੁਣ ਦੌਨੋਂ ਤਰ੍ਹਾਂ ਕਠਨ ਹੈ, ਕਿਉਂਕਿ ਜੇ ਈਸ਼ਵਰ ਨੂੰ ਸਰੀਰੀ ਮੰਨਣਗੇ ਤਦ ਓਹ ਅਨਿੱਤ ਹੋ ਜਾਏਗਾ, ਅਤੇ ਜੋ ਅਸ਼ਰੀਰੀ ਆਖਨਗੇ ਤਦ ਸੰਸਕ੍ਰਿਤ ਦੇ ਅੱਖਯਰ ਉਚਾਰਨ ਦੇ ਸਥਾਨਾ ਦਾ ਅਭਾਵ ਹੋਣ ਦੇ ਵੇਦਾਂ ਦਾ ਅਭਾਵ ਹੋ ਜਾਏਗਾ, ਇਸ ਵਾਸਤੇ ਮੈਂ ਜਾਣਦਾ ਹਾਂ ਕਿ ਵੇਦ ਮਨੁੱਖ ਰਚਤ ਹਨ, ਜਿਸ ਵਿਚ ਕੋਈ ਦੋਸ਼ ਨਹੀਂ ਆਉਂਦਾ ਕਿਉਂਕਿ ਆਦਮੀ ਹੀ ਪੁਸਤਕ ਬਣਾਉਂਦੇ ਹਨ, ਤਾਂਤੇ ਇਹ ਭੀ ਆਦਮੀਆਂ ਨੇ ਹੀ ਬਣਾਏ ਹਨ, ਸੋ ਇਸ ਪ੍ਰਸ਼ਨ ਦਾ ਉੱਤਰ ਸੁਆਮੀ ਜੀ ਵਿਚਾਰ ਕੇ ਦੇਣ।

ਦੋਹਿਰਾ-ਸੁਣਕੇ ਸਾਰਾ ਸਾਧ ਨੇ ਚੱਕਰ ਦਿਤਾ ਹੋਰ।

ਚੋਗਾਂ ਉਪਰ ਪਾਉਂਦਾ ਦੇਖੋ ਕੈਸੇ ਮੌਰ॥੨੪॥

ਮੇਰੇ ਸਾਰੇ ਕਬਨ ਨੂੰ ਛਡਿਆ ਐਸੇ ਢੰਗ।

ਸੁਨਨੇ ਵਾਲੇ ਹੋਣਗੇ ਇਸ ਪਰ ਭਾਓ ਦੰਗ॥੨੫॥

ਭਾਵ - ਮੇਰੇ ਇਸ ਕਬਨ ਨੂੰ ਸੁਣਕੇ ਸੁਆਮੀ ਜੀ ਨੇ ਇਕ ਅਜਿਹਾ ਚੱਕਰ ਦਿੱਤਾ ਜੋ ਆਮ ਲੋਕ ਉਸ ਨੂੰ ਨਹੀਂ ਸਮਝ ਸਕਦੇ ਸੋ ਜਿਸ ਤੇ ਸੁਣਨੇ ਵਾਲਯਾਂ ਨੂੰ ਇਹ ਪਤਾ ਨਾ ਲੱਗਯਾ ਕਿ ਇਸ ਦਾ ਪ੍ਰਸ਼ਨ ਕਿਆ ਹੈ ਅਤੇ ਸਾਧੂ ਜੀ ਉੱਤਰ ਕਿਸ ਦਾ ਦੇ ਰਹੇ ਹਨ ਕਿਉਂ ਉਹ ਇਹ ਸੀ ਜੋ ਉਨ੍ਹਾਂ ਨੇ ਮੇਰੇ ਪ੍ਰਸੰਗ ਨੂੰ ਛੱਡ ਕੇ

15

ਕੇਵਲ ਇਕ ਬਾਤ ਨੂੰ ਪਕੜ ਲੀਤਾ ਅਰ ਉਸ ਦਾਖੰਡਨ ਕਰਨ ਲੱਗ ਗਏ, ਅਰ ਇਸ ਤਰ੍ਹਾਂ ਬੋਲੇ ਜਿਸ ਤਰ੍ਹਾਂ ਹੁਣ ਮੁਢੋਂ ਆਪਣੇ ਮਤ ਦਾ ਮੰਡਨ ਕਰਦੇ ਹਨ, ਯਥਾ -

ਉਤਰ - ਦੇਖੋ ਇਹ ਆਖਦਾ ਹੈ ਕਿ ਚਾਰ ਪ੍ਰਕਾਰ ਦੀ ਬਾਣੀ ਵਿਚੋਂ ਪਰਾ, ਪਸੰਤੀ ਅਤੇ ਮੱਧਮਾਂ ਨੂੰ ਤਾਂ ਕੋਈ ਨਹੀਂ ਜਾਣਦਾ ਕਿਉਂਤੂ ਕੇਵਲ ਬੈਖਰੀ ਨੂੰ ਹੀ ਜਾਣ ਸਕੀਦਾ ਹੈ। ਪ੍ਰੰਤੂ ਮੈਂ ਇਸ ਤੇ ਪੁੱਛਦਾ ਹਾਂ ਕਿ ਜੇ ਤੇਰੇ ਕਬਨਾਨੁਸਾਰ ਇਨ੍ਹਾਂ ਤਿੰਨਾਂ ਬਾਣੀਆਂ ਨੂੰ ਕੋਈ ਨਹੀਂ ਜਾਣਦਾ ਤਾਂ ਤੂੰ ਕਿਸ ਤਰ੍ਹਾਂ ਜਾਦਦਾ ਹੈ ਅਰ ਜੇ ਇਹ ਕਹੇ ਕਿ ਮੈਂ ਭੀ ਨਹੀਂ ਜਾਣਦਾ, ਤਾਂ “ਵੱਦਤੋ ਬਿਯਾਘਾਤ” ਅਰਥਾਤ “ਮਨਮੁਖ ਜੀਭਾ ਨਸਤੀ” ਦੀ ਤਰ੍ਹਾਂ ਇਸ ਦਾ ਕਬਨ ਠੀਕ ਨਹੀਂ ਹੈ ਕਿਉਂਕਿ ਜੇ ਕੋਈ ਕਹੇ ਕਿ ਮੇਰੇ ਮੁਖ ਵਿਚ ਜੀਭ ਨਹੀਂ ਤਦ ਉਸ ਪਰ ਏਹੋ ਪ੍ਰਸ਼ਨ ਹੁੰਦਾ ਹੈ ਕਿ ਜੇ ਤੇਰੇ ਮੂੰਹ ਵਿਚ ਨਹੀਂ ਤਾਂ ਤੂੰ ਕਿਸ ਨਾਲ ਬੋਲਦਾ ਹੈ? ਤਾਂ ਤੇ ਜੇ ਇਹ ਚਾਰੇ ਬਾਣੀਆਂ ਨੂੰ ਨਹੀਂ ਜਾਣਦਾ ਤਾਂ ਦਸਦਾ ਕਯੋਂ ਹੈ ਅਰ ਜੇ ਜਾਣਦਾ ਹੈ ਤਾਂ ਸਾਬਤ ਹੋਇਆ ਜੋ ਲੋਕ ਜਾਣਦੇ ਹਨ, ਹੁਣ ਵਿਚਾਰੋਂ ਕਿ ਜੇ ਇਹ ਜਾਣਦਾ ਹੈ ਤਾਂ ਹੋਰ ਲੋਕ ਕਿਉਂ ਨਹੀਂ ਜਾਣਦੇ ਅਰ ਜੇ ਇਹ ਕਹੇ ਕਿ ਮੈਂ ਭੀ ਨਹੀਂ ਜਾਣਦਾ ਤਾਂ ਫਿਰ ਕੋਈ ਕਹੇ ਕਿ ਇਸ ਕੋਠੀ ਵਿਚ ਸੱਪ ਹੈ ਪਰ ਉਸਨੂੰ ਕੋਈ ਨਹੀਂ ਜਾਣਦਾ, ਐਸਾ ਆਖਣ ਵਾਲੇ ਪਰ ਇਹ ਪ੍ਰਸ਼ਨ ਹੋ ਸਕਦਾ ਹੈ ਕਿ ਜੇ ਉਸ ਸੱਪ ਨੂੰ ਕੋਈ ਨਹੀਂ ਜਾਣ ਸਕਦਾ ਤਾਂ ਤੂੰ ਕਿਸ ਤਰ੍ਹਾਂ ਜਾਣਦਾ ਹੈ? ਜਿਸ ਪ੍ਰਕਾਰ ਕੋਠੀ ਵਿਚ ਸੱਪ ਦਸਕੇ ਆਖਣ ਵਾਲੇ ਤਾਂ “ਕੋਈ ਨਹੀਂ ਜਾਣਦਾ” ਕਬਨ ਕਰਨਾ ਝੂਠਾ ਹੈ ਏਸੇ ਪ੍ਰਕਾਰ ਇਸ ਦਾ ਭੀ ਚਾਰ ਪ੍ਰਕਾਰ ਦੀ ਬਾਣੀ ਦੱਸਕੇ ਫਿਰ ਆਖਨਾ ਕਿ “ਕੋਈ ਨਹੀਂ ਜਾਣਦਾ” ਕਬਨ ਝੂਠਾ ਹੈ, ਅਰ ਸਿੱਧ ਹੋਇਆ ਕਿ ਜਿਸ ਤਰ੍ਹਾਂ ਇਹ ਜਾਣਦਾ ਹੈ ਉਸ ਤਰ੍ਹਾਂ ਸਭ ਹੋਰ ਲੋਕ ਭੀ ਜਾਣਦੇ ਹਨ।

ਦੋਹਿਰਾ - ਮਾਰੀ ਏਹ ਉਖੇੜ ਸੀ ਚੁੱਕ ਸਾਧ ਨੇ ਮੀਤ।

ਪਰ ਇਹ ਗਯਾਨੀ ਜਨਾਂ ਵਿਚ ਜਾਪੇ ਮਹਾਂ ਅਨੀਤ॥੨੬॥

ਜਿਸ ਨੂੰ ਸੁਣਕੇ ਮੈਂ ਕਰਿਆ ਓਹੋ ਉਨ ਸੇ ਰੱਖ।

ਰੋਕਿਆ ਨਾਲ ਦਲੀਲ ਦੇ ਵੱਡਾ ਯੁਵਤੀ ਗੱਥ॥੨੭॥

ਭਾਵ - ਜਦ ਸਾਧੂ ਜੀ ਅਪਨਾ ਸਾਰਾ ਉਤਰ ਦੇ ਚੁੱਕੇ ਤਦ ਮੈਂ ਭੀ ਉਨ੍ਹਾਂ ਨਾਲ ਏਹੋ ਹੱਲ ਕੀਤਾ ਜੋ ਉਨ੍ਹਾਂ ਨੇ ਮੇਰੇ ਨਾਲ ਕੀਤਾ ਸੀ, ਜਿਸ ਪਰ ਮੈਂ ਇਹ ਆਖਯਾ ਕਿ ਸੁਆਮੀ ਜੀ ਨੇ “ਵੱਦਤੋ ਬਿਯਾਘਾਤ” ਦੋਖ ਨਾਲ ਇਹ ਸਾਬਤ ਕਰ ਦਿੱਤਾ ਹੈ ਕਿ ਪਰਾ ਆਦਿਕ ਬਾਣੀਆਂ ਨੂੰ ਸਭ ਪ੍ਰਾਣੀ ਜਾਣਦੇ ਹਨ, ਇਸ ਵਾਸਤੇ ਹੁਣ ਸੋ ਸੁਆਮੀ ਜੀ ਤੋਂ ਇਹ ਪੁੱਛਣਾ ਚਾਹੁੰਦਾ ਹਾਂ ਕਿ ਸੋ ਚਾਰ ਅੱਖਰ

ਬੋਲਣਾ ਚਾਹੁੰਦਾ ਹਾਂ, ਅਰ ਉਹ ਪਰਾ ਨਹੀਂ ਰਹੇ ਤੇ ਇਸੇ ਤਰ੍ਹਾਂ ਪਸੰਤੀ ਭੀ ਨਹੀਂ ਹਨ, ਕਿੰਤੂ ਉਹ ਮੱਧਮਾਂ ਬਾਣੀ ਰੂਪ ਹੋ ਕੇ ਮੇਰੇ ਕੰਠ ਵਿਚ ਠਹਿਰੇ ਹੋਏ ਹਨ ਜੋ ਅਜੇ ਬੈਖਰੀ ਨਹੀਂ ਹੋਏ, ਪ੍ਰੰਤੂ ਆਪ ਦੇ ਕਥਨ ਅਨੁਸਾਰ ਚਾਰੇ ਬਾਣੀਆਂ ਨੂੰ ਸਭ ਕੋਈ ਜਾਣਦਾ ਹੈ ਪਰ ਮੈਂ ਪਹਿਲੀਆਂ ਤਿੰਨ ਨੂੰ ਛੱਡ ਕੇ ਕੇਵਲ ਮੱਧਮਾਂ ਵਾਸਤੇ ਹੀ ਸੁਆਮੀ ਜੀ ਤੇ ਪੁੱਛਦਾ ਹਾਂ ਕਿ ਉਹ ਕਿਆ ਬਾਤ ਹੈ ਜੋ ਮੈਂ ਆਖਨਾ ਚਾਹੁੰਦਾ ਹਾਂ।

ਦੋਹਿਗ - ਪਰ ਹੁਣ ਐਥੇ ਠਹਗੀਏ ਕਰਾਂ ਨਬੇੜਾ ਇਕ।
ਸਭ ਲੋਕਾਂ ਤੇ ਪੁੱਛ ਸਾਂ ਸਮਝਨ ਕਿੱਥੋਂ ਤਿੱਕ॥

ਭਾਵ - ਫਿਰ ਇਸਦੇ ਨਾਲ ਮੈਂ ਇਹ ਆਖਯਾ ਕਿ ਸੁਆਮੀ ਜੀ ਦੀ ਪ੍ਰਤੀਗਯਾ ਇਹ ਹੈ ਕਿ ਜੋ ਚਾਰੇ ਬਾਣੀਆਂ ਨੂੰ ਸਾਰੇ ਲੋਕ ਜਾਣਦੇ ਹਨ, ਇਸ ਵਾਸਤੇ ਮੈਂ ਪਹਿਲਾ ਇਨ੍ਹਾਂ ਲੋਕਾਂ ਤੇ ਪੁੱਛਣਾ ਚਾਹੁੰਦਾ ਹਾਂ ਕਿ ਇਹ ਆਪ ਦੇ ਕਥਨਾਨੁਸਾਰ ਕਿੱਥੋਂ ਤੱਕ ਜਾਣਦੇ ਹਨ, ਇਤਨਾ ਆਖ ਕੇ ਮੈਂ ਆਪਣੇ ਖੱਬੇ ਪਾਸੇ ਦੇ ਲੋਕਾਂ ਵਲ ਮੂੰਹ ਕਰਕੇ ਕਿਹਾ ਕਿ ਭਾਈ ਦੱਸੋ ਖਾਂ ਜੋ ਮੈਂ ਕਯਾ ਆਖਣਾ ਹੈ, ਜਿਸ ਪਰ ਉਨ੍ਹਾਂ ਵਿਚੋਂ ਇਕ ਦੋ ਨੇ ਆਖਿਆ ਕਿ ਸਾਨੂੰ ਕੀ ਖਬਰ ਹੈ ਜੋ ਤੁਸੀਂ ਕਯਾ ਆਖੋਗੇ ?

ਇਸ ਤੇ ਮਗਰੋਂ ਫਿਰ ਸੱਜੇ ਪਾਸੇ ਵਲ ਦੇ ਲੋਕਾਂ ਤੇ ਪੁੱਛਿਆ ਜਿਨ੍ਹਾਂ ਨੇ ਉਨ੍ਹਾਂ ਵਾਂਗ ਹੀ ਇਨਕਾਰ ਕੀਤਾ। ਇਨ੍ਹਾਂ ਤੋਂ ਮਗਰੋਂ ਸਾਹਮਣੇ ਵਾਲੇ ਆਦਮੀਆਂ ਤੇ ਇਹੋ ਸੁਆਲ ਪੁੱਛਿਆ ਜਿਸ ਪਰ ਸਭ ਲੋਕ ਹੱਸ ਪਏ ਅਰ ਆਖਨ ਲੱਗੇ ਕਿ ਸਾਨੂੰ ਕਯਾ ਖਬਰ ਹੈ ਜੋ ਤੁਸੀਂ ਕਿਯਾ ਪੁੱਛਣਾ ਚਾਹੁੰਦੇ ਹੋ,; ਇਸ ਦਾ ਉਤਰ ਮੈਂ ਉਨ੍ਹਾਂ ਨੂੰ ਇਹ ਦਿੱਤਾ ਕਿ ਭਾਈਓ ਸੁਆਮੀ ਜੀ ਆਖਦੇ ਹਨ ਕਿ ਚਾਰ ਬਾਣੀਆਂ ਨੂੰ ਸਭ ਕੋਈ ਜਾਣਦਾ ਹੈ ਪਰ ਖੱਬੇ ਪਾਸੋਂ ਦੇ ਆਦਮੀਆਂ ਨੇ ਇਸ ਬਾਤ ਨੂੰ ਪੁੱਛਣ ਤੇ ਜਵਾਬ ਦੇ ਦਿੱਤਾ ਹੈ ਅਰ ਫਿਰ ਸੱਜੇ ਪਾਸੇ ਦੇ ਭੀ ਤਿੰਨਾਂ ਬਾਣੀਆਂ ਦੇ ਗਯਾਨ ਤੇ ਅਗਯਾਤ ਹਨ ਪ੍ਰੰਤੂ ਤੁਸੀਂ ਤਾਂ ਸੁਆਮੀ ਜੀ ਦੇ ਕਥਨ ਨੂੰ ਸੱਚਾ ਕਰੋ ਅਰ ਦਸੋ ਜੋ ਮੈਂ ਕਯਾ ਬੋਲਨਾ ਹੈ। ਇਸ ਕਥਨ ਨੂੰ ਸੁਣਕੇ ਸਭਨਾਂ ਨੂੰ ਕੰਨਾਂ ਪਰ ਹੱਥ ਧਰ ਲਏ ਅਰ ਕੋਈ ਨਾ ਬੋਲਯਾ ਅਤੇ ਹੱਸਣ ਲੱਗ ਗਏ।

ਜਦ ਸਾਰੇ ਦੇ ਸਾਰੇ ਇਨਕਾਰੀ ਪਾਏ ਤਦ ਮੈਂ ਸੁਆਮੀ ਜੀ ਨੂੰ ਆਖਯਾ ਕਿ ਆਪ ਦਾ ਕਥਨ ਜੋ ਇਹ ਹੈ ਕਿ ਸਾਰੇ ਸਭਨਾਂ ਬਾਣੀਆਂ ਨੂੰ ਜਾਣਦੇ ਹਨ ਜੋ ਸੱਚਾ ਨਹੀਂ ਹੈ ਕਿਉਂਕਿ ਮੇਰੇ ਪੁੱਛਣੇ ਪਰ ਕੋਈ ਭੀ ਨਹੀਂ ਦਸਦਾ, ਜਿਸਤੇ ਸੁਆਮੀ ਜੀ ਦਾ ਕਥਨ ਬਿਲਕੁਲ ਝੂਠਾ ਹੈ ਅਰ ਮੇਰਾ ਖਯਾਲ ਸੱਚਾ ਹੈ।

ਦੋਹਿਗ-ਪਰ ਮੈਂ ਸ਼ਾਇਦ ਭੁੱਲਯਾ ਇਹ ਆਖਨ ਵਿਚ ਕੁਝ॥

16

ਸ਼ਾਇਦ ਸੁਆਮੀ ਲੈਨਗੇ ਮੇਰੇ ਦਿਲ ਦੀ ਬੁੜ੍ਹ॥
ਨਹੀਂ ਗਯਾਤੇ ਵੇਦ ਦੇ ਇਹ ਸਭ ਲੋਕ ਅਜਾਨ॥
ਜਿਸਤੇ ਮੇਰੀ ਬਾਤ ਦਾ ਨਹੀਂ ਇਨ੍ਹਾਂ ਨੂੰ ਗਿਆਨ॥
ਪਰ ਸੁਆਮੀ ਜੀ ਵੇਦ ਦੇ ਹਨ ਵੇਤੇ ਸਰਬੱਗ॥
ਜਿਸਤੇ ਮੇਰੀ ਬਾਤ ਨੂੰ ਆਖਨ ਥੋੜ੍ਹ ਅਲੱਗ॥

ਭਾਵ - ਮਾਲੂਮ ਹੁੰਦਾ ਹੈ ਕਿ ਮੈਂ ਇਸ ਜਗ੍ਹਾ ਭੁੱਲ ਕਰਦਾ ਹਾਂ ਕਿਉਂਕਿ ਜਿਨ੍ਹਾਂ ਅਨਪੜ੍ਹ ਲੋਕਾਂ ਤੋਂ ਪੁੱਛਦਾ ਹਾਂ ਸੋ ਵੇਦ ਨਹੀਂ ਜਾਣਦੇ ਅਰ ਨਾ ਉਹ ਸਰਬੱਗਯ ਹਨ, ਕਿੰਤੂ ਸੁਆਮੀ ਜੀ ਜੋ ਵੇਦ ਦੇ ਵੇਤਾ ਅਰ ਤੀਖਣ ਬੁਧਿ ਵਾਲੇ ਵਿਦਵਾਨ ਹਨ ਚਾਰੇ ਬਾਣੀਆਂ ਨੂੰ ਜ਼ਰੂਰ ਜਾਣਦੇ ਹੋਣਗੇ, ਇਸ ਵਾਸਤੇ ਮੈਂ ਹੁਣ ਸੁਆਮੀ ਜੀ ਤੇ ਹੀ ਪੁੱਛਦਾ ਹਾਂ, ਅਰ ਸਾਰੇ ਸਭਾਂ ਨੂੰ ਸਦਾ ਖਯਾਲ ਰਖਣਾ ਚਾਹੀਦਾ ਹੈ ਕਿ ਮੈਂ ਕਯਾ ਪੁੱਛਦਾ ਹਾਂ ਅਰ ਸੁਆਮੀ ਜੀ ਇਸਦਾ ਕਯਾ ਉਤਰ ਦੇਂਦੇ ਹਨ।

ਦੋਹਿਗ ਇਤਨਾ ਸਭ ਨੂੰ ਦੱਸਦੇ ਪੁੱਛਿਆ ਸਾਧੂ ਛੇਰ।
ਦੱਸੋ ਖਾ ਹੁਣ ਸੰਤ ਜੀ ਕਯਾ ਮੈਂ ਆਖਾਂ ਟੇਰ॥੩੧॥
ਏਹ ਲੋਕ ਤਾਂ ਮੁੜ੍ਹ ਹਨ ਨਹੀਂ ਜਾਣਦੇ ਰੰਚ।
ਤੁਮ ਗਯਾਤੇ ਹੋ ਵੇਦ ਦੇ ਸਮਝੇ ਗਤਿ ਪ੍ਰਧੰਚ॥੩੨॥

ਭਾਵ - ਜਦ ਮੈਂ ਕਿਹਾ ਕਿ ਸੁਆਮੀ ਜੀ ਇਹ ਲੋਕ ਤਾਂ ਵੇਦ ਵਿੱਦਯਾ ਤੇ ਹੀਣ ਹੋਣ ਦੇ ਕਾਰਨ ਮੇਰੀ ਮੱਧਮਾਂ ਬਾਣੀ ਨੂੰ ਨਹੀਂ ਜਾਣ ਸਕਦੇ ਪ੍ਰੰਤੂ ਆਪ ਹੀ ਦੱਸੋ ਕਿਉਂਕਿ ਆਪ ਤਾਂ ਵੇਦਾਂ ਦੇ ਗਯਾਤੇ ਹੋ ਅਰ ਨਾਲੇ ਆਪ ਦੀ ਇਹ ਪ੍ਰਤਿਗਯਾ ਹੈ ਕਿ ਚਾਰੇ ਬਾਣੀਆਂ ਨੂੰ ਸਭ ਜਾਣਦੇ ਹਨ, ਸੋ ਭਾਵੇਂ ਸਭ ਨਹੀਂ ਕਿੰਤੂ ਆਪ ਤਾਂ ਜ਼ਰੂਰ ਜਾਣਦੇ ਹੋਵੋਗੇ, ਇਸ ਵਾਸਤੇ ਕਰੋ ਕਿ ਜੋ ਮੈਂ ਹੁਣ ਬੋਲਣਾ ਚਾਹੁੰਦਾ ਹਾਂ ਸੋ ਕਯਾ ਹੈ ?

ਉਤੁੱਤਰ - ਭਾਈ ਤੁਮ ਕਰੋ ਤੋ ਸਹੀ ਜੋ ਤੁਮਾਰਾ ਮਨੋਰਥ ਹੈ ਜਿਸ ਕੋ ਹਮ ਸਮਝੋਂ।

ਪ੍ਰਸ਼ਨ - ਸੁਆਮੀ ਜੀ ਜੋ ਮੈਂ ਉਸਨੂੰ ਬੈਖਰੀ ਬਾਣੀ ਕਰ ਦਿੱਤਾ ਤਦ ਤਾਂ ਸਾਰੇ ਪੁਰਖ ਸਮਝ ਜਾਣਗੇ ਫਿਰ ਆਪ ਵਿਚ ਅਰ ਇਨ੍ਹਾਂ ਲੋਕਾਂ ਵਿਚ ਕਯਾ ਭੇਦ ਰਹੇਗਾ ? ਇਸ ਵਾਸਤੇ ਆਪ ਦੇਰੀ ਨਾ ਕਰੋ ਛੇਤੀ ਦਸੋ ਜੋ ਮੈਂ ਕਯਾ ਆਖਣਾ ਹੈ।

ਉਤੁੱਤਰ - ਤੁਮ ਬਤਾਓ ਜੋ ਤੁਮਾਰੇ ਮਨ ਮੈਂ ਹੈ। ਭਲਾ ਹਮਕੋ ਉਸ ਕੀ ਕਯਾ ਖਬਰ ਹੈ ਜਥੇ ਤੱਕ ਤੁਮ ਜ਼ਬਾਨੀ ਪ੍ਰਗਟ ਨਾ ਕਰੋਗੇ।

ਪ੍ਰਸ਼ਨ - ਸੁਆਮੀ ਜੀ ਆਪ ਤਾਂ ਆਖਦੇ ਸੋ ਕਿ ਸਾਰੇ ਲੋਕ ਜਾਣਦੇ ਹਨ ਪ੍ਰੰਤੂ ਇਹ ਤਾਂ ਆਪ ਨੂੰ ਭੀ ਖਬਰ ਨਹੀਂ ਹੈ ਫਿਰ ਕਿਸ ਤਰ੍ਹਾਂ ਆਪ ਨੇ ਆਖਯਾ ਸੀ ਕਿ ਸਭ ਨੂੰ ਗਯਾਨ ਹੈ ॥

ਇਸ ਪਰ ਲੋਕਾਂ ਨੇ ਤਾਲੀਆਂ ਬਜਾਈਆਂ ਅਰ ਸਭ ਗਦ ਗਦ ਹੋ ਗਏ, ਪ੍ਰੰਤੂ ਜੋ ਉਨ੍ਹਾਂ ਦੇ ਬਹੁਤ ਸ਼ਰਧਾਲੂ ਭਗਤ ਜਨ ਸੇ ਸੋ ਚਿੱਤ ਵਿਚ ਮੁਰਝਾਇ ਗਏ ਅਰ ਸੋਚਣ ਲੱਗੇ ਕਿ ਸੁਆਮੀ ਜੀ ਤਾਂ ਹੁਣ ਕੁਥਾਂਇ ਆਇ ਫਸੇ ॥

ਊਤਰ - ਤੁਮ ਸਮਯ ਵਿਅਰਥ ਨਾ ਖੋਵੋ ਜੋ ਤਮਾਰੀ ਇੱਛਾ ਹੈ ਸੋ ਪ੍ਰਗਟ ਕਰੋ ਹਮ ਕੋਈ ਈਸ਼ਵਰ ਨਹੀਂ ਜੋ ਤੁਮਾਰੇ ਮਨ ਕੀ ਬਾਤ ਪ੍ਰਗਟ ਕਰ ਸਕੇ ॥

ਪ੍ਰਸ਼ਨ - ਸੁਆਮੀ ਜੀ ਮੈਂ ਤਾਂ ਸਮਾਂ ਵਿਅਰਥ ਨਹੀਂ ਖੋ ਰਿਹਾ ਪ੍ਰੰਤੂ ਆਪ ਜੀ ਉਤਰ ਨਹੀਂ ਦੇਂਦੇ, ਇਸ ਵਾਸਤੇ ਜੇ ਆਪ ਨੂੰ ਸਮਯ ਦਾ ਲਿਹਾਜ਼ ਹੈ ਤਾਂ ਯਾ ਤਾਂ ਉਤਰ ਦੇਓ ਨਹੀਂ ਆਖੋ ਕਿ ਤਿੰਨ ਬਾਣੀਆਂ ਨੂੰ ਕੋਈ ਨਹੀਂ ਜਾਣਦਾ ਅਰ ਸਾਨੂੰ ਭੀ ਖਬਰ ਨਹੀਂ ਹੈ, ਜੋ ਉਹ ਕਿਆ ਹੁੰਦੀਆਂ ਹਨ ।

ਊਤਰ - ਹਮ ਨਹੀਂ ਬਤਾ ਸਕਦੇ ਕਿ ਤੁਮਾਰੈ ਮਨ ਮੈਂ ਕਿਆ ਹੈ, ਜਬ ਬੋਲੋਗੇ ਤਬ ਹਮ ਉਤਰ ਦੇਂਗੇ ।

ਪ੍ਰਸ਼ਨ - ਸੁਆਮੀ ਜੀ ਆਪ ਤਾਂ ਆਖਦੇ ਸੋ ਕਿ ਸਾਰੀਆਂ ਬਾਣੀਆਂ ਨੂੰ ਸਭ ਕੋਈ ਜਾਣਦਾ ਹੈ ਪ੍ਰੰਤੂ ਮੌਰੀ ਮਧਮਾ ਬਾਨੀ ਦੇ ਚਾਰੇ ਅੱਖਾਂ ਨੂੰ ਤਾਂ ਆਪਦੇ ਸਮੇਤ ਕੋਈ ਭੀ ਨਹੀਂ ਜਾਣਦਾ, ਜਿਸ ਨੂੰ ਤੁਸੀਂ ਆਪ ਅੰਗੀਕਾਰ ਕਰਦੇ ਹੋ ।

ਦੋਹਿਰਾ - ਜੋ ਮੇਰੀ ਇਕ ਜੀਵ ਦੀ ਬਿਨਾਂ ਬੈਖਰੀ ਬਾਤ ।

ਤੁਸੀਂ ਨ ਸਮਝੋ ਸਾਧ ਜੀ ਫਿਰ ਈਸ਼ਵਰ ਕਿਹ ਭਾਂਤ ॥੩੪॥

ਭਾਵ - ਵੱਡੇ ਅਚਰਜ ਦੀ ਬਾਤ ਹੈ ਕਿ ਜਦ ਮੇਰੀ ਤੁੱਛ ਜੀਵ ਦੀ ਜਿਸ ਦਾ ਅਲਪ ਗਯਾਨ ਅਤੇ ਸਥੂਲ ਸਰੀਰ ਹੈ ਬਾਣੀ ਨੂੰ ਬੈਖਰੀ ਹੋਈ ਤੇ ਬਿਨਾਂ ਕੋਈ ਨਹੀਂ ਜਾਣਦਾ ਤਾਂ ਈਸ਼ਵਰ ਦਾ ਗਿਆਨ ਇਹ ਜੀਵ ਕਿਸ ਤਰ੍ਹਾਂ ਸਮਝ ਸਕਦੇ ਹਨ, ਕਿਉਂਕਿ ਬਹੁਤ ਸਾਰੇ ਮਹਾਤਮਾ ਨੇ ਉਸ ਨੂੰ “ਆਪਣੇ ਮਨੀਨ ਸਵਾਮੀ” ਕਰ ਕੇ ਕਬਨ ਕੀਤਾ ਹੈ, ਜਿਸ ਦਾ ਭਾਵ ਇਹ ਹੈ ਕਿ ਮਨ ਅਤੇ ਪ੍ਰਾਣਾਦਿਕ ਦੇ ਓਹ ਰਹਤ ਹੈ ਜਿਸ ਦਾ ਤਾਤਪਰਜ ਉਸ ਦੀ ਸਥੂਲਤਾ ਖੰਡਨ ਵਿਚ ਹੈ, ਫਿਰ ਇਹ ਭੀ ਆਖਯਾ ਹੈ ਕਿ “ਜਾਤੋ ਵਾਚਾ ਨਿਵਰਤੰਤੋ ਅਪ੍ਰਾਪ ਮਨਸਾ ਸਹਾ” ਅਰਥਾਤ ਬਾਣੀ ਉਸ ਨੂੰ ਕਬਨ ਨਹੀਂ ਕਰ ਸਕਦੀ ਅਤੇ ਮਨ ਤੇ ਭੀ ਅਗੋਚਰ ਹੈ, ਫਿਰ ਸੁਆਮੀ ਜੀ ਕਿਸ ਤਰ੍ਹਾਂ ਸਾਬਤ ਕਰ ਸਕਦੇ ਹਨ ਕਿ ਇਹ ਵੇਦ, ਵੇਦ ਦੇ ਮੰਤ੍ਰ ਜੋ ਮਨੁਖ ਤੇ ਬਿਨਾਂ ਕਿਸੇ ਤਰ੍ਹਾਂ ਬੋਲੇ ਹੀ ਨਹੀਂ ਜਾਂਦੇ ਈਸ਼ਵਰ ਨੇ ਆਖੇ ਸੇ?

ਇਸ ਵਾਸਤੇ ਆਪ ਦਾ ਕਬਨ ਠੀਕ ਨਹੀਂ ਹੈ, ਅਰ ਜੋ ਮੈਂ ਆਖਦਾ ਹਾਂ ਕਿ ਵੇਦ ਬੈਖਰੀ ਬਾਣੀ ਹਨ ਜੋ ਠੀਕ ਹੈ, ਪ੍ਰੰਤੂ ਉਹ ਕਦੇ ਭੀ ਨਹੀਂ ਆਉਂਦੇ ਜਿੰਨਾ ਚਿਰ ਇਨ੍ਹਾਂ ਦਾ ਉਚਾਰਨ ਸਥੂਲ ਧਾਰੀ ਮਨੁਖ ਦੇ ਮੂਰੋਂ ਨਾ ਹੋਵੇ, ਇਸ ਵਾਸਤੇ ਸੁਆਮੀ ਜੀ ਨੂੰ ਚਾਹੀਦਾ ਹੈ ਕਿ ਇਸ ਦਾ ਉਤਰ ਅੱਛੀ ਤਰ੍ਹਾਂ ਵਿਚਾਰ ਕੇ ਦੇਣ, ਇਸ ਪਰ ਚਾਰੇ ਪਾਸਿਆਂ ਤੇ ਤਾਲੀਆਂ ਵੱਜੀਆਂ, ਅਰ ਸਭ ਆਨੰਦ ਹੋ ਗਏ ।

ਦੋਹਿਰਾ-ਸੁਣ ਕੇ ਏਸ ਪ੍ਰਸੰਗ ਨੂੰ ਗਈ ਚੌਕੜੀ ਭੁੱਲ ।
ਮਨ ਵਿਚ ਸਮਝਿਆ ਸਾਧ ਨੇ ਗਇਆ ਭੇਦ ਸਭ ਖੁੱਲ੍ਹ ॥੩੫॥

ਜਿਸ ਪਰ ਨਾਲ ਖਯਾਲ ਦੇ ਲੱਗੇ ਉਤਰ ਦੈਨ ।
ਸਭ ਲੋਕਾਂ ਦੀ ਵੱਲ ਪਿਖ ਇਉਂ ਬੋਲੇ ਮੁਖ ਬੈਨ ॥੩੬॥
ਅਹੋ ਹਮਾਰੇ ਕਬਨ ਕੇ ਨਹੀਂ ਵਿਚਾਰਿਆ ਏ ।
ਜੋ ਚਹੁ ਰਿਖੀਆਂ ਕੋ ਕਰਾ ਈਸ਼ਵਰ ਨੇ ਉਪਦੇਸ਼ ॥੩੭॥

ਭਾਵ - ਜਦ ਸੁਆਮੀ ਜੀ ਦੇਖਯਾ ਕਿ ਹੁਣ ਟਾਲਵਾਲ ਨਾਲ ਕੰਮ ਨਹੀਂ ਚਲਣਾ ਤਦ ਲੋਕਾਂ ਵੱਲ ਦੇਖਕੇ ਇਸ ਤਰ੍ਹਾਂ ਉਤਰ ਦੇਣ ਲੱਗੇ, ਕਿ ਅਸੀਂ ਆਪਣੇ ਪਹਲੇ ਵੱਖਯਾਨਾਂ ਵਿਚ ਸਿੱਧ ਕਰ ਆਏ ਹਾਂ ਕਿ ਵੇਦ ਈਸ਼ਵਰ ਦਾ ਗਸਾਨ ਹੈ, ਅਰ ਗਯਾਨ ਅਗਨੀ, ਵਾਯੂ, ਆਦਿਤ ਅਤੇ ਅੰਗਰਾ ਚਾਰ ਰਿਖੀਆਂ ਦੇ ਰਿਦੇ ਵਿਚ ਪ੍ਰਕਾਸ਼ਤ ਹੋਇਆ ਸਾ । ਜਿਸ ਨੂੰ ਉਨ੍ਹਾਂ ਨੇ ਆਪਣੇ ਮੁਖਾਰਬਿੰਦ ਤੇ ਮੰਤ੍ਰ ਰੂਪ ਕਰਕੇ ਉਚਾਰਨ ਕੀਤਾ, ਇਸ ਯੁਕਤੀ ਨਾਲ ਸਿੱਧ ਹੋ ਗਿਆ ਕਿ ਈਸ਼ਵਰ ਦਾ ਗਯਾਨ ਚਾਰੇ ਰਿਖੀਆਂ ਨੂੰ ਹੋਇਆ ਫਿਰ ਚਾਰੇ ਰਿਖੀਆਂ ਨੂੰ ਜਦ ਪ੍ਰਗਟ ਕੀਤਾ ਤਦ ਸਥਾਦ ਰੂਪ ਹੋ ਕੇ ਮੰਤਰ ਬਣ ਗਏ । ਇਸ ਵਾਸਤੇ ਇਸ ਦੀ ਸੰਕਾ ਦਾ ਉਤਰ ਅਸੀਂ ਆਪਣੇ ਵੱਖਯਾਨਾਂ ਵਿਚ ਪਹਿਲੇ ਹੀ ਕਰ ਆਏ ਸੇ ਪ੍ਰੰਤੂ ਪ੍ਰਤੀਤ ਹੁੰਦਾ ਹੈ ਕਿ ਇਸ ਦੇ ਯਾਦ ਨਹੀਂ ਰਿਹਾ ।

ਦੋਹਿਰਾ - ਇਸ ਆਖਨ ਤੇ ਤੁਰਤ ਮੈਂ ਕਹੀ ਸੰਤ ਨੂੰ ਬਾਤ ।
ਹੁਣ ਉੱਤਰਕੁਝ ਮਿਲੇਗਾ ਮੈਂ ਜਾਨਿਆਂ ਵੱਖਯਾਤ ॥੩੮॥
ਪਰ ਇਸ ਮਹਿ ਇਕ ਸੰਕ ਹੈ ਉਪਜੀ ਮਨ ਦੇ ਮਾਹਿ ।
ਜੋ ਵੇਦਾਂ ਨੂੰ ਈਸ ਕਿਤ ਸਾਬਤ ਕਰਦੀ ਨਾਹਿ ॥੩੯॥

ਭਾਵ - ਇਸ ਉਤਰ ਨੂੰ ਸੁਣਦੇ ਸਾਰ ਮੈਂ ਆਖਿਆ ਕਿ ਸੁਆਮੀ ਜੀ ਨੇ ਹੁਣ ਆਪਣਾ ਅਸਲੀ ਰਸਤਾ ਪਕੜ ਲੀਤਾ ਹੈ, ਜਿਸ ਤੇ ਆਸ਼ਾ ਪੈਂਦੀ ਹੈ ਕਿ ਹੁਣ ਮੇਰਾ ਉੱਤਰ ਪੂਰਾ ਪੂਰਾ ਦੇਣਗੇ ਪ੍ਰੰਤੂ ਇਸ ਕਬਨ ਪਰ ਭੀ ਮੇਰੇ ਚਿਤ ਵਿਚ ਸੰਕਹ ਉਤਪੰਨ ਹੋ ਗਈ ਹੈ ਕਿ ਪਹਿਲੇ ਸੁਆਮੀ ਜੀ ਦੀ ਪ੍ਰਤੱਗਯਾ ਇਹ ਸੀ ਕਿ ਵੇਦ ਈਸ਼ਵਰ ਦੀ ਬਾਣੀ ਹਨ ਪ੍ਰੰਤੂ ਹੁਣ ਇਨ੍ਹਾਂ ਨੇ ਆਪਣੇ ਮੂਰੀਂ ਇਹ ਆਖ

ਦਿੱਤਾ ਕਿ ਵੇਦ ਈਸ਼ਵਰ ਦੀ ਬਾਣੀ ਨਹੀਂ ਹਨ ਕਿੰਤੂ ਈਸ਼ਵਰ ਦਾ ਗਯਾਨ ਹਨ, ਅਰ ਬਾਣੀ ਅਗਨੀ, ਵਾਯੂ ਆਦਿਤ ਅਤੇ ਅੰਗ੍ਰਾ ਆਦਿਕ ਇਨ੍ਹਾਂ ਚਾਰ ਰਿਖੀਆਂ ਦੀ ਹੈ। ਸੋ ਵੇਦ ਪੌਰਖਯ ਅਰਥਾਤ ਮਨੁੱਖ ਰਚਤ ਤਾਂ ਸੁਆਮੀ ਜੀ ਦੇ ਕਬਨ ਤੋਂ ਹੀ ਸਿੱਧ ਹੋ ਗਏ ਕਿਉਂਕਿ ਇਲ੍ਹਾਂ ਨੇ ਇਹ ਸਾਰੇ ਪੁਸਤਕ ਚਾਰੇ ਰਿਖੀਆਂ ਨੇ ਬਣਾਏ ਕਬਨ ਕੀਤੇ ਹਨ।

ਦੋਹਿਰਾ-ਹੁਣ ਈਸ਼ਵਰ ਦੇ ਗਯਾਨ ਦਾ ਪੁਛਦਾ ਹਾਂ ਬਿਰਤਾਂਤ।

ਜਿਸ ਤੇ ਪ੍ਰਗਟ ਹੋਇਆ ਸੁਆਮੀ ਦਾ ਸਿਧਾਂਤ ॥੪੦॥

ਕਰੋ ਗਯਾਨ ਉਹ ਨਿੱਤ ਹੈ ਯਾ ਹੈ ਸੋਇ ਅਨਿੱਤ।

ਪੁਨ ਈਸ਼ਵਰ ਹੈ ਸਦਾ ਹੀ ਹਤ ਗਯਾਨ ਜਿਹ ਚਿੱਤ ॥੪੧॥

ਭਾਵ - ਦੂਸਰਾ ਪੱਖ ਜੋ ਸੁਆਮੀ ਜੀ ਦਾ ਇਹ ਹੈ ਕਿ ਵੇਦ ਈਸ਼ਵਰ ਦਾ ਗਯਾਨ ਹੈ ਜੋ ਚਾਰਾਂ ਰਿਖੀਆਂ ਨੂੰ ਹੋਇਆ ਸਾ ਇਸ ਪਰ ਮੈਂ ਇਹ ਪ੍ਰਸ਼ਨ ਕਰਦਾ ਹਾਂ ਕਿ ਉਹ ਗਯਾਨ ਜਦ ਚਾਰੇ ਰਿਖੀਆਂ ਪਰ ਹੋਇਆ ਸਾ ਤਦ ਕੋਈ ਹੋਰ ਆਦਮੀ ਭੀ ਉਸ ਵੇਲੇ ਸਨ ਯਾ ਉਹ ਸਾਰੇ ਹੀ ਆਦਮੀ ਸੇ ਇਸ ਦਾ ਉਤਰ ਪ੍ਰਸ਼ਨ ਇਸ ਤਰ੍ਹਾਂ ਹੋਇਆ।

ਉਤਰ- ਹਾਂ ਅੰਰ ਆਦਮੀ ਭੀ ਬਹੁਤ ਸੇ।

ਪ੍ਰਸ਼ਨ - ਫਿਰ ਇਹ ਕਿਸ ਕਾਰਨ ਹੈ ਜੋ ਉਨ੍ਹਾਂ ਚਾਰਾਂ ਪਰ ਈ ਈਸ਼ਵਰ ਦਾ ਗਯਾਨ ਉਤਰਿਆ ਅਤੇ ਬਾਕੀ ਦਿਆਂ ਪਰ ਨਾ ਪ੍ਰਗਟ ਹੋਇਆ?

ਉਤਰ - ਈਸ਼ਵਰ ਕੇ ਗਯਾਨ ਕਾ ਪ੍ਰਤਿ ਬਿੰਬ ਸ਼ੁੱਧ ਅੰਤਹਿ ਕਰਨ ਮੈਂ ਭਾਸਤਾ ਹੈ ਜੈਸਾ ਕਿ ਸ਼ੁੱਧ ਜਲ ਮੈਂ ਸੂਰਜ ਦਾ ਪ੍ਰਤਿ ਬਿੰਬ ਭਾਸਤਾ ਹੈ ਜਿਸ ਪ੍ਰਕਾਸ਼ ਮਲਨ ਜਲ ਮੈਂ ਸੂਰਜ ਕਾ ਪ੍ਰਤਿਬਿੰਬ ਨਹੀਂ ਭਾਸਤਾ ਇਸ ਪ੍ਰਕਾਰ ਮਲਨ ਅੰਤਹਿ ਕਰਨ ਮੈਂ ਈਸ਼ਵਰ ਕਾ ਗਯਾਨ ਪ੍ਰਕਾਸਤ ਨਹੀਂ ਹੋਤਾ ਹੈ। ਇਸ ਲੀਏ ਉਨ੍ਹਾਂ ਰਿਖੀਓਕੇ ਰਿਦੇ ਸ਼ੁੱਧ ਥੇ ਜਿਨ ਕੋ ਈਸ਼ਵਰ ਕੇ ਗਯਾਨ ਕਾ ਪ੍ਰਤਿਬਿੰਬ ਪੜ੍ਹ ਗਿਆ ਪ੍ਰੰਤੂ ਅੰਰ ਲੋਕੋਂ ਕੇ ਰਿਦੇ ਸ਼ੁੱਧ ਨਹੀਂ ਥੇ ਜਿਸ ਸੇ ਨਾ ਪੜਾ॥

ਪ੍ਰਸ਼ਨ - ਸੁਆਮੀ ਜੀ ਵਿਚਾਰ ਕੇ ਦੱਸਨ ਕਿ ਈਸ਼ਵਰ ਅਤੇ ਉਸ ਦਾ ਗਯਾਨ ਅਲਪੱਗਯ ਹੈ ਯਾ ਸਰਬੱਗਯ? ਇਸੀ ਪ੍ਰਕਾਰ ਇਹ ਭੀ ਕਬਨ ਕਰਨ ਕਿ ਉਹ ਗਯਾਨ ਅਤੇ ਈਸ਼ਵਰ ਨਿੱਤ ਹਨ ਯਾ ਅਨਿੱਤ॥

ਉਤਰ - ਈਸ਼ਵਰ ਅੰਰ ਈਸ਼ਵਰ ਕਾ ਗਯਾਨ ਨਿੱਤ ਹੈ, ਅਨਿੱਤ ਨਹੀਂ ਹੈ ਇਸੀ ਪ੍ਰਕਾਰ ਉਹ ਈਸ਼ਵਰ ਭੀ ਨਿੱਤ ਹੈ।

ਪ੍ਰਸ਼ਨ - ਫਿਰ ਜੇ ਉਸ ਈਸ਼ਵਰ ਦੇ ਗਯਾਨ ਦਾ ਸੂਰਜ ਪ੍ਰਕਾਸ਼ ਵਾਂਗ ਬੁਧ ਵਿਚ ਪ੍ਰਤਿਬਿੰਬ ਦੀ ਨਯਾਈਂ ਪਰਕਾਸਤ ਹੋਣ ਦਾ ਸੁਭਾਵਕ ਧਰਮਹੈ ਤਾਂ ਉਸ ਵੇਲੇ ਉਹ ਹੋਰਨਾਂ ਪੁਰਖਾਂ ਦੇ ਅੰਤਹਿ ਕਰਨ ਵਿਚ ਪ੍ਰਕਾਸਤ ਕਯੋਂ ਨਾ

ਹੋਇਆ ਅਰ ਉਨ੍ਹਾਂ ਹੀ ਚਾਰਾਂ ਦੇ ਅੰਤਹਿ ਕਰਨ ਵਿਚ ਕਯੋਂ ਹੋਇਆ? ਫਿਰ ਉਹ ਈਸ਼ਵਰ ਅਤੇ ਉਸ ਦਾ ਗਯਾਨ ਇਸ ਵੇਲੇ ਭੀ ਹੈ। ਇਸ ਵਾਸਤੇ ਅੱਜ ਕੱਲ੍ਹ ਚਿਨਾਂ ਪੜ੍ਹਾਏ ਤੇ ਇਹ ਵੇਦ ਦੇ ਮੰਤਰ ਹਰ ਇਕ ਆਦਮੀ ਨੂੰ ਕਿਉਂ ਨਹੀਂ ਆ ਜਾਂਦੇ ਕਿਉਂਕਿ ਇਹ ਨਿਯਮ ਹੈ ਕਿ ਜਿਥੇ ਜਲ ਹੋਵੇਗਾ ਉਥੇ ਸੂਰਜ ਦਾ ਪ੍ਰਤਿਬਿੰਬ ਜ਼ਰੂਰ ਪਏਗਾ ਇਸੇ ਤਰ੍ਹਾਂ ਜਿਸ ਜਗ੍ਹਾ ਅੰਤਹਿ ਕਰਣ ਹੈ ਉਸ ਜਗ੍ਹਾ ਈਸ਼ਵਰ ਦਾ ਗਯਾਨ ਭੀ ਅਵੱਸ਼ ਹੋਣਾ ਜੋਗ ਹੈ ਜਿਸ ਤੇ ਹਰ ਇਕ ਪੁਰਖ ਨੂੰ ਬਿਨਾਂ ਹੀ ਪੜ੍ਹਾਏ ਤੇ ਵੇਦ ਆਇ ਜਾਣੇ ਚਾਹੀਦੇ ਹਨ ਫਿਰ ਇਹ ਕਿਯੋਂ ਨਹੀਂ ਆਉਂਦੇ?

ਉਤਰ - ਜਿਸ ਪ੍ਰਕਾਰ ਸ਼ੁੱਧ ਜਲ ਵਿਚ ਸੂਰਜ ਦਾ ਪ੍ਰਤਿਬਿੰਬ ਭਾਸਦਾ ਹੈ ਅਤੇ ਮਲਨ ਵਿਚ ਨਹੀਂ ਦਿੱਸਦਾ ਇਸੇ ਪ੍ਰਕਾਰ ਜਿਨ੍ਹਾਂ ਪੁਰਖਾਂ ਦੀ ਬੁਧ ਰੂਪ ਜਲ ਸਤੋਂ ਗੁਣ ਆਦਿਕ ਸਦ ਗੁਣਾਂ ਕਰਕੇ ਸ਼ੁੱਧ ਹੋਵੇ ਉਸ ਵਿਚ ਈਸ਼ਵਰ ਦੇ ਗਯਾਨ ਦਾ ਪ੍ਰਕਾਸ਼ ਹੁੰਦਾ ਹੈ ਪ੍ਰੰਤੂ ਜਿਸ ਪ੍ਰਕਾਰ ਮਲਨ ਜਲ ਵਿਚ ਸੂਰਜ ਦਾ ਆਭਾਸ ਨਹੀਂ ਪੈਂਦਾ ਇਸੇ ਪ੍ਰਕਾਰ ਰਜੋਂ ਤਮੋਂ ਕਰਕੇ ਮਲਨ ਅੰਤਹਿ ਕਰਨ ਵਿਚ ਈਸ਼ਵਰ ਦਾ ਗਯਾਨ ਨਹੀਂ ਭਾਸਦਾ ਜਿਸ ਤੇ ਹੋਰਨਾਂ ਮਨੁੱਖਾਂ ਦੇ ਰਿਦੇ ਉਸ ਸਮਯ ਸ਼ੁੱਧ ਨਹੀਂ ਸੇ ਤਾਂਤੇ ਈਸ਼ਵਰ ਦੇ ਗਯਾਨ ਦਾ ਆਭਾਸ ਨਾ ਪਿਆ ਪ੍ਰੰਤੂ ਉਨ੍ਹਾਂ ਚਾਰੇ ਰਿਖੀਆਂ ਦੇ ਹਿਰਦੇ ਸ਼ੁੱਧ ਸਨ ਇਸੀ ਵਾਸਤੇ ਉਨ੍ਹਾਂ ਵਿਚ ਹੀ ਈਸ਼ਵਰ ਦਾ ਗਯਾਨ ਜੋ ਵੇਦ ਹੈ ਸੋ ਪ੍ਰਕਾਸਤ ਹੋਇਆ।

ਪ੍ਰਸ਼ਨ - ਭਲਾ ਸੁਆਮੀ ਜੀ ਆਪ ਇਹ ਕਹਿ ਸਕਦੇ ਹੋ ਕਿ ਉਸ ਵੇਲੇ ਤੋਂ ਲੈ ਕੇ ਅੱਜ ਤੱਕ ਕੋਈ ਰਿਖੀ ਮੁਨੀ ਸੰਤ ਮਹਾਤਮਾ ਅਤੇ ਪੰਡਿਤ ਨਹੀਂ ਹੋਇਆ ਜਿ ਦਾ ਹਿਰਦਾ ਸ਼ੁੱਧ ਹੋਵੇ। ਸਭ ਪੁਰਖ ਬਿਸ਼ਟ ਬੁਧ ਹੀ ਚਲੇ ਆਏ ਹਨ।

ਉਤਰ - ਅਸੀਂ ਕਦ ਕਿਹਾ ਹੈ ਕਿ ਸਾਰੇ ਲੋਕ ਮੰਦ ਬੁਧ ਚਲੇ ਆਏ ਹਨ। ਕਿੰਤੂ ਬਹੁਤ ਸਾਰੇ ਮਹਾਤਮਾ ਸੰਸਾਰ ਵਿਚ ਹੋਏ ਅਰ ਹਨ ਅਤੇ ਹੋਣਗੇ ਜਿਨ੍ਹਾਂ ਦੇ ਰਿਦੇ ਸਵਛ ਹਨ ਇਸ ਲਈ ਸਾਰੇ ਕਦੇ ਭੀ ਮੰਦ ਬੁਧ ਨਹੀਂ ਹੋ ਸਕਦੇ।

ਪ੍ਰਸ਼ਨ - ਆਪ ਦੇ ਕਬਨ ਤੇ ਤਾਂ ਹੁਣ ਇਹ ਸਿੱਧ ਹੋ ਗਿਆ ਕਿ ਜਿਸ ਤਰ੍ਹਾਂ ਉਸ ਸਮਯ ਵਿਚ ਸ਼ੁੱਧ ਅੰਤਹਿ ਕਰਨ ਵਾਲੇ ਪੁਰਖ ਸੇ ਇਸ ਪ੍ਰਕਾਰ ਅੱਜ ਕੱਲ੍ਹ ਭੀ ਹਨ ਅਰ ਅੱਗੇ ਨੂੰ ਭੀ ਹੋਣਗੇ। ਤਾਂ ਇਸ ਪਰ ਮੈਂ ਏਹੋ ਪੁੱਛਦਾ ਹਾਂ ਕਿ ਜੇ ਉਸ ਵੇਲੇ ਹੋਰ ਪੁਰਖ ਭੀ ਮਲਨ ਬੁਧ ਨਹੀਂ ਸੇ ਤਾਂ ਉਨ੍ਹਾਂ ਦੇ ਰਿਦੇ ਵਿਚ ਉਸ ਬਯਾਪਕ ਨਿੱਤ ਸਰੂਪ ਈਸ਼ਵਰ ਦਾ ਆਭਾਸ ਉਦੋਂ ਕਿਉਂ ਨਾ ਪਿਆ ਅਰ ਉਨ੍ਹਾਂ ਪੁਰਖਾਂ ਨੂੰ ਭੀ ਚਾਰੇ ਰਿਖੀਆਂ ਵਾਂਗੂ ਸ਼ੁੱਧ ਹਿਰਦੇ ਹੋਣ ਦੇ ਕਾਰਨ ਬਿਨਾਂ ਪੜ੍ਹਾਏ ਤੇ ਚਾਰੇ ਵੇਦ ਕਿਉਂ ਨਾ ਆ ਗਏ ਅਰ ਅੱਜ ਕੱਲ੍ਹ ਭੀ ਉਹੋ ਨਿੱਤ ਈਸ਼ਵਰ ਦਾ ਆਭਾਸ ਪੁਰਖਾਂ ਦੇ ਸ਼ੁੱਧ ਰਿਦੇ ਰੂਪੀ ਜਲ ਵਿਚ ਕਿਉਂ ਨਹੀਂ ਪੈਂਦਾ

ਜਿਸ ਪ੍ਰਕਾਰ ਉਹ ਆਪੇ ਮੰਤਰ ਬੋਲਣ ਲੱਗ ਜਾਣ ? ਜਿਸ ਤਰ੍ਹਾਂ ਮਲੀਨ ਜਲ ਵਿਚ ਵੀ ਭਾਵੇਂ ਸੂਰਜ ਦਾ ਨਿਰਮਲ ਆਭਾਸ ਤਾਂ ਨਹੀਂ ਪੈਂਦਾ ਪ੍ਰੰਤੂ ਫਿਰ ਭੀ ਬਹੁਤ ਜ਼ਰੂਰ ਦਿਸਦਾ ਹੈ ਅਰ ਨਿਰਮਲ ਜਲ ਵਿਚ ਪੂਰਨ ਤੌਰ ਪਰ ਭਾਸਦਾ ਹੈ, ਸੋ ਇਸੇ ਤਰ੍ਹਾਂ ਲੋਕ ਅੱਜ ਕੱਲ੍ਹੁ ਮਲਣ ਬੁਧਿ ਵਾਲੇ ਭੀ ਹਨ ਉਨ੍ਹਾਂ ਦੇ ਰਿਦਯਾਂ ਵਿਚ ਈਸ਼ਵਰ ਦੇ ਗਯਾਨ ਦਾ ਆਭਾਸ ਜ਼ਰੂਰ ਹੋਵੇ, ਪ੍ਰੰਤੂ ਭਾਵੇਂ ਉਹ ਅਸੁਧੀ ਜੇਹੇ ਹੀ ਮੰਤਰ ਬੋਲਣ ਤੇ ਅੱਛੀ ਤਰ੍ਹਾਂ ਨਾ ਬੋਲ ਸਕਣ ਪ੍ਰੰਤੂ ਬੋਲ ਸਕਣ ਪ੍ਰੰਤੂ ਇਤਨਾ ਜ਼ਰੂਰ ਹੋਵੇ ਕਿ ਬਿਨਾਂ ਪੜਾਏ ਤੇ ਹੀ ਆ ਜਾਣ, ਅਰ ਜੋ ਲੋਕ ਨਿਰਮਲ ਬੁਧਿ ਵਾਲੇ ਹਨ ਜੈਸੇ ਕਿ ਸੁਆਮੀ ਜੀ ਹਨ ਇਨ੍ਹਾਂ ਨੂੰ ਬਿਨਾਂ ਪੜਾਏ ਤੇ ਚਾਰੇ ਵੇਦ ਆਪੇ ਆਉਣੇ ਜੋਗ ਹਨ ਕਿਉਂਕਿ ਇਹ ਨਿਯਮ ਹੈ ਕਿ ਜਿਥੇ ਸ਼ੁੱਧ ਅੰਤਰ ਕਰਨ ਹੈ, ਉਥੇ ਈਸ਼ਵਰ ਦੇ ਗਯਾਨ ਭੇਦ ਦਾ ਪ੍ਰਤਿਬਿੰਬ ਜ਼ਰੂਰ ਪੈਂਦਾ ਹੈ ਪ੍ਰੰਤੂ ਇਹ ਜੋ ਦੇਖਣ ਵਿਚ ਨਹੀਂ ਆਉਂਦੇ ਇਸ ਤੇ ਸਿੱਧ ਹੁੰਦਾ ਹੈ ਕਿ ਵੇਦ ਈਸ਼ਵਰ ਰਚਿਤ ਨਹੀਂ ਕਿੰਤੂ ਇਹ ਚਾਰਾਂ ਪੁਰਖਾਂ ਦੀ ਬਾਣੀ ਹੈ।

ਤਾਂਤੇ ਮੈਂ ਇਨ੍ਹਾਂ ਵੇਦਾਂ ਨੂੰ ਚਾਰ ਪੁਸਤਕਾਂ ਮੰਨਦਾ ਹਾਂ ਜੋ ਮਨੁੱਖਾਂ ਨੇ ਰਚੇ ਹਨ ਜਿਸ ਤਰ੍ਹਾਂ ਅੱਜ ਕੱਲ੍ਹੁ ਦੇ ਆਦਮੀਆਂ ਦੀਆਂ ਰਚੀਆਂ ਹੋਈਆਂ ਪੋਥੀਆਂ ਲੋਕ ਪੜ੍ਹਦੇ ਹਨ ਇਸ ਤਰ੍ਹਾਂ ਉਨ੍ਹਾਂ ਚਾਰੇ ਮਨੁੱਖਾਂ ਦੇ ਰਚੇ ਹੋਏ ਚਾਰੇ ਵੇਦਾਂ ਦੀਆਂ ਪੁਸਤਕਾਂ ਨੂੰ ਭੀ ਲੋਕ ਪੜ੍ਹਦੇ ਹਨ ਜਿਸ ਤੇ ਨਾ ਉਹ ਈਸ਼ਵਰ ਨੇ ਬਣਾਏ ਅਤੇ ਨਾ ਇਹ ਗੱਲ ਅਨੁਭਵ ਸਿੱਧ ਹੋ ਸਕਦੀ ਹੈ ਕਿਉਂਕਿ ਵੇਦ ਦੇ ਮੰਤਰ ਛੰਦਾਂ ਦੇ ਢੰਗ ਪਰ ਹਨ ਸੋ ਈਸ਼ਵਰ ਅਜਿਹੇ ਛੰਦਾ ਬੰਦੀ ਕਰਦਾ ਕਦੇ ਭੀ ਅਨੁਭਵ ਨਹੀਂ ਮੰਨਦਾ ਤਾਂਤੇ ਇਹ ਸਭ ਮਨੁੱਖਾਂ ਦੀ ਹੀ ਚਤੁਰਾਬੀ ਹੈ।

ਦੋਹਿਰਾ- ਮੇਰੇ ਇਤਨੇ ਕਹਿਨ ਤੇ ਗਏ ਸੰਤ ਘਬਰਾਇ।

ਏਧਰ ਓਧਰ ਝਾਕਦੇ ਉੱਤਰ ਬਣੇ ਨਾ ਕਾਇ॥੪੨॥

ਓੜਕ ਨੂੰ ਇਕ ਹੋਰ ਹੀ ਤੋਰਿਆ ਸਾ ਪ੍ਰਸੰਗ।

ਜਿਸ ਤੇ ਮੈਂ ਮਨ ਸਮਝਿਆ ਹੋਇ ਗਏ ਹਨ ਤੰਗ॥੪੩॥

ਭਾਵ - ਸੁਆਮੀ ਜੀ ਦਾ ਚਿੱਤ ਇਸ ਸਮਯ ਬਹੁਤ ਹੀ ਘਬਰਾਇਆ ਹੋਇਆ ਸਾ ਅਰ ਕੋਈ ਅੱਛਾ ਉੱਤਰ ਨਹੀਂ ਬਣਦਾ ਸਾ ਜਿਸ ਪਰ ਇਸ ਬਾਤ ਨੂੰ ਛੱਡ ਕੇ ਹੋਰ ਹੀ ਰਸਤੇ ਪੈ ਗਏ। ਜੋ ਉਲਟ ਕੇ ਮੇਰੇ ਪਰ ਪ੍ਰਸ਼ਨ ਚੁੱਕ ਕੀਤਾ ਅਤੇ ਇਸ ਤਰ੍ਹਾਂ ਬੋਲੇ ਕਿ ਜਿਸ ਤਰ੍ਹਾਂ ਤੁਸੀਂ ਵੇਦਾਂ ਨੂੰ ਈਸ਼ਵਰ ਰਚਤ ਹੋਣੇ ਪਰ ਤਰਕ ਕਰਦੇ ਹੋ ਅਰ ਆਖਦੇ ਹੋ ਕਿ ਇਹ ਈਸ਼ਵਰ ਇਨ੍ਹਾਂ ਨੂੰ ਨਹੀਂ ਬਣਾ ਸਕਦਾ ਤਾਂ ਤੁਸੀਂ ਏਸੇ ਤਰ੍ਹਾਂ ਜਗਤ ਦਾ ਕਰਤਾ ਭੀ ਈਸ਼ਵਰ ਨੂੰ ਨਹੀਂ ਆਖੋਗੇ ਕਿਉਂਕਿ ਇਹ ਸਬੂਲ ਪਰਪੰਚ ਭੀ ਨਿਰਾਕਾਰ ਈਸ਼ਵਰ ਨਹੀਂ ਬਣਾ ਸਕੇਗਾ।

ਇਸ ਦਾ ਉੱਤਰ ਮੈਂ ਇਤਨਾ ਹੀ ਦਿੱਤਾ ਕਿ ਪਹਿਲੇ ਜਦ ਇਸ ਦਾ ਫੈਸਲਾ

ਹੋ ਜਾਏਗਾ ਤਦ ਤੁਸੀਂ ਜਗਤ ਉੱਤਪਤੀ ਪਰ ਭੀ ਉੱਤਰ ਪ੍ਰਸ਼ਨ ਕਰ ਲੈਣਾ, ਇਸ ਨੂੰ ਸੁਣ ਕੇ ਬੋਲੇ ਕਿ ਸਾਨੂੰ ਤਾਂ ਇਤਨਾ ਹੀ ਆਉਂਦਾ ਹੈ ਜੋ ਤੁਹਾਨੂੰ ਸੁਣਾ ਦਿੱਤਾ ਹੈ ਜਿਸ ਪਰ ਮੈਂ ਕਿਹਾ ਕਿ ਜੋ ਆਪ ਨੇ ਆਖਯਾ ਹੈ ਸੋ ਠੀਕ ਠੀਕ ਉੱਤਰ ਨਹੀਂ ਹੈ ਜਿਸ ਪਰ ਕਹਿਣ ਲੱਗੇ ਕਿ ਬਸ ਜੋ ਸਾਨੂੰ ਆਉਂਦਾ ਹੈ ਸੋ ਉੱਤਰ ਦੇ ਦਿੱਤਾ ਹੈ।

ਇਤਨੀ ਗੱਲ ਸੁਣ ਕੇ ਪੰਡਤ ਅਗਨੀ ਹੋਤਗੀ ਜਿਸ ਦਾ ਨਾਉਂ ਉਸ ਸਮਯ ਸਿਵਰਨਾਇਣ ਸੀ ਅਰ ਅੱਜ ਕੱਲ੍ਹੁ ਜਿਸ ਨੂੰ ਲੋਗ ਸੱਤਯਾਨੰਦ ਅਗਨੀ ਹੋਤਗੀ ਸੱਤਦੇ ਹਨ, ਖੜ੍ਹੇ ਹੋ ਕੇ ਬੋਲੇ ਕਿ ਸੁਆਮੀ ਜੀ ਨੇ ਇਨ੍ਹਾਂ ਦੇ ਕਬਨ ਦਾ ਉੱਤਰ ਨਹੀਂ ਦਿੱਤਾ ਕੇਵਲ ਟਾਲ ਵਾਲ ਕਰ ਰਹੇ ਹਨ ਜਿਸ ਤੇ ਮੇਰੇ ਵਲੋਂ ਹਟ ਕੇ ਉਸ ਨਾਲ ਝਗੜ ਪਏ ਅਰ ਗੁੱਸੇ ਹੋ ਕੇ ਕਹਿਣ ਲੱਗੇ ਕਿ ਤੈਨੂੰ ਕਯਾ ਖ਼ਬਰ ਹੈ ਜੋ ਇਸਨੇ ਕਿਆ ਆਖਯਾ ਹੈ ? ਜਿਸ ਪਰ ਉਸ ਨੇ ਕਿਹਾ ਕਿ ਮੈਂ ਜਾਦਾ ਹਾਂ ਜੋ ਇਨ੍ਹਾਂ ਨੇ ਕਿਹਾ ਹੈ ਅਰ ਜੋ ਉਸ ਦਾ ਆਪਨੇ ਉੱਤਰ ਦਿੱਤਾ ਹੈ ਕਿੰਤੂ ਉੱਤਰ ਆਪ ਦਾ ਠੀਕ ਨਹੀਂ ਹੈ, ਇਸ ਪਰ ਬਹੁਤ ਗੁੱਸੇ ਹੋ ਗਏ ਅਰ ਉਨ੍ਹਾਂ ਨੂੰ ਆਖਨ ਲੱਗੇ ਕਿ ਤੁਸੀਂ ਹੀ ਦੱਸੋ ਜੋ ਇਸ ਨੇ ਕਯਾ ਕਿਹਾ ਹੈ ਅਰ ਮੈਂ ਉਸ ਦਾ ਉੱਤਰ ਕਿਆ ਦਿੱਤਾ ਹੈ। ਜਦ ਇਹ ਝਗੜਾ ਹੋਰ ਹੀ ਛਿੜ ਪਿਆ ਤਦ ਮੈਂ ਕਿਹਾ ਕਿ ਸੁਆਮੀ ਜੀ ਆਪ ਇਨ੍ਹਾਂ ਨਾਲ ਨਾ ਝਗੜੋ ਕਿਉਂਕਿ ਉੱਤਰ ਪ੍ਰਸ਼ਨ ਤਾਂ ਮੇਰਾ ਅਰ ਆਪ ਦਾ ਹੈ। ਸੋ ਜੋ ਆਪ ਦਾ ਸਿਧਾਂਤ ਹੈ ਸੋ ਮੈਨੂੰ ਆਖੋ, ਜਿਸ ਪਰ ਉਹ ਬੋਲੇ ਕਿ ਅਸੀਂ ਤਾਂ ਜੋ ਆਖਣਾ ਸਾ ਆਖ ਦਿੱਤਾ ਜਿਸ ਪਰ ਮੈਂ ਕਿਹਾ ਕਿ ਆਪ ਕੁਝ ਸਾਬਤ ਨਹੀਂ ਕਰ ਸੱਕੇ ਅਰ ਮੈਂ ਆਪ ਨੂੰ ਸਾਬਤ ਕਰਕੇ ਦਿਖਾ ਦਿੱਤਾ ਹੈ ਕਿ ਵੇਦ ਮਨੁੱਖਾਂ ਦੇ ਰਚੇ ਹੋਏ ਹਨ।

ਇਤਨੇ ਝਗੜੇ ਪਰ ਚਾਰੇ ਪਾਸਿਆਂ ਤੇ ਤਾਲੀਆਂ ਵਜ ਪਈਆਂ ਅਰ ਸਭ ਬੋਲ ਉਠੇ ਕਿ ਸਾਧੂ ਨੂੰ ਉੱਤਰ ਦੇਣਾ ਨਹੀਂ ਆਇਆ ਜਿਸ ਪਰ ਸੰਧਯਾ ਪੈ ਗਈ ਅਰ ਸਭ ਬਲਕਤ ਆਪੋ ਆਪਣੇ ਘਰਾਂ ਨੂੰ ਚਲੀ ਗਈ ਅਤੇ ਅਸੀਂ ਭੀ ਵੱਡੇ ਆਨੰਦ ਪੂਰਬਕ ਆਪਣੇ ਮਕਾਨ ਪਰ ਆਏ।

ਦੋਹਿਰਾ- ਇਹ ਦੂਜਾ ਹੈ ਮੁੜਦਾ ਜੋ ਹੋਇਆ ਪ੍ਰਸੰਗ।

ਸੁਣਨੇ ਹਾਰੇ ਲੋਕ ਸੇ ਹੋਏ ਮਨ ਵਿਚ ਦੰਗ॥੪੪॥

ਊਆ ਬਾਈ ਕਰ ਗਏ ਤਦੋਂ ਸੰਤ ਜੀ ਆਪ।

ਸੱਤ ਆਖਦਿਆਂ ਮੁੜ ਨੂੰ ਲੱਗੇ ਨਾ ਕੋਈ ਪਾਪ॥੪੫॥

ਜੋ ਇਸ ਵਿਚ ਕੁਝ ਸੱਕ ਹੈ ਤਾਂ ਚਲ ਉਸ ਕੇਰ;

ਉੱਤਰ ਮੇਰੇ ਕਬਨ ਦਾ ਦੇਵਨ ਹੋਇ ਦਲੇਰ॥੪੬॥

ਜਿਸ ਤੇ ਸੱਚੀ ਹੋਇ ਜਗ ਇਹ ਲੋਕਾਂ ਦੀ ਗੱਧ।

ਗੁਰੂ ਜਿਨ੍ਹਾਂ ਦੇ ਟੱਪਨੇ ਚੇਲੇ ਜਾਨ ਛੜ੍ਹਪ ॥੮੭॥
 ਪਰ ਮੈਂ ਜਾਣਾ ਸਭ ਨੂੰ ਇਨ ਮਹਿ ਨਾਹੀਂ ਕੋਇ।
 ਮੇਰੇ ਇਸ ਪ੍ਰਸੰਗ ਦਾ ਖੰਡਨ ਕਰ ਹੈ ਜੋਇ ॥੮੮॥
 ਤੀਜੀ ਵੇਰ ਦਾ ਪ੍ਰਸ਼ਨੌਝ :
 ਦੋਹਿਰਾ-ਹੁਣ ਤੀਜਾ ਭੀ ਸੁਣ ਲਵੈ ਜੋ ਹੋਇਆ ਵਿਰਤਾਂਤ।
 ਮੁਕਤ ਪੱਖ ਪਰ ਪੁੱਛਨਾ ਕੀਤੇ ਹੋਇ ਇਕਾਂਤ ॥੯॥

ਤੀਸਰੀ ਵੇਰ ਸੁਆਮੀ ਜੀ ਰਾਇ ਮੇਲਾ ਰਾਮ ਸਾਹਿਬ ਦੇ ਤਾਲਾਬ ਉਪਰ
 ਉਤਰੇ ਜਦ ਮੈਂਨੂੰ ਬਖਰ ਹੋਈ ਕਿ ਹੁਣ ਉਹੀ ਮਹਾਤਮਾ ਫੇਰ ਆਏ ਹਨ ਮੈਂ ਓਥੇ ਹੀ
 ਪੁੱਜਾ ਪ੍ਰੰਤੂ ਉਸ ਵੇਲੇ ਮੈਂ ਇਕੱਲਾ ਹੀ ਸਾਂ।

ਜਦ ਮੈਂ ਪਉੜੀਆਂ ਚੜ੍ਹ ਕੇ ਗਿਆ ਤਾਂ ਕਿਆ ਦੇਖਿਆ ਕਿ ਸੁਆਮੀ ਜੀ
 ਗਲੀਚੇ ਪਰ ਤਕੀਆ ਲਗਾਈ ਬੈਠੇ ਹਨ ਅਰ ਉਨ੍ਹਾਂ ਦੇ ਪਾਸ ਇਕ ਬੰਗਾਲੀ
 ਬਾਬੂ ਬੈਠਾ ਹੈ ਅਰ ਦੋ ਤਿੰਨ ਰੇਲ ਦੇ ਹੋਰ ਪੰਜਾਬੀ ਬਾਬੂ ਹਨ ਜਿਨ੍ਹਾਂ ਨਾਲ ਕੁਛ
 ਉੱਤਰ ਪ੍ਰਸ਼ਨ ਕਰ ਰਹੇ ਹਨ ਪਰ ਓਹ ਸਭ ਸਤ ਬਚਨ ਹੀ ਉਚਾਰਦੇ ਹਨ ਅਤੇ
 ਅੱਗੋਂ ਕੁਝ ਉਤਰ ਨਹੀਂ ਦਿੰਦੇ।

ਮੇਰਾ ਅੱਗੇ ਦਾ ਹੀ ਫਰ ਲੱਥਾ ਹੋਇਆ ਸੀ ਜਿਸ ਤੇ ਨਿਰਭੈ ਹੋ ਕੇ ਜਾ
 ਬੈਠਾ ਅਰ ਕੇਵਲ ਇਤਨਾ ਹੀ ਆਖਿਆ ਕਿ ਸੰਤ ਜੀ ਆਪ ਅੱਛੇ ਹੈਂ ਜਿਸ ਦਾ
 ਉੱਤਰ ਉਨ੍ਹਾਂ ਨੇ ਇਹ ਦਿੱਤਾ ਕਿ “ਆਪ ਭੀ ਆਨੰਦ ਹੈਂ”।

ਦਸ ਕੁ ਮਿਟ ਮਗਰੋਂ ਮੈਂ ਨੇ ਕਿਹਾ ਕਿ ਸੰਤ ਜੀ ਕਾਰਨ ਵਾਦ ਅਰ ਵੇਦ
 ਵਿਖਯ ਪਰ ਤਾਂ ਮੇਰਾ ਆਪ ਨਾਲ ਉੱਤਰ ਪ੍ਰਸ਼ਨ ਹੋ ਚੁਕਿਆ ਹੈ ਪ੍ਰੰਤੂ ਹੁਣ
 ਮੁਕਤੀ ਦੇ ਬਾਰੇ ਵਿਚ ਪੁੱਛਨਾ ਚਾਹੁੰਦਾ ਹਾਂ ਕਿ ਆਪ ਦਾ ਕਿਆ ਖਿਆਲ ਹੈ ?

ਦੋਹਿਰਾ - ਸੁਣਦੇ ਹੀ ਇਸ ਗੱਲ ਨੂੰ ਬੋਲੇ ਮਨ ਘਬਰਾਇ।

ਜਾਤਾ ਸਾਨੂੰ ਆਪਣੀ ਓਹੋ ਵੱਡੀ ਬਲਾਇ ॥੧॥

“ਪੁੱਛ ਲਵੈ ਓਹ ਭੀ ਤੁਸੀਂ ਪਰ ਮੈਂ ਝਗੜ੍ਹੀ ਨਹਿ।

ਆਪਣੇ ਨਿਸਚੇ ਨੂੰ ਕਰ੍ਹੀ “ਪ੍ਰਗਟ ਸਭ ਕੇ ਮਾਂਹਿ” ॥੨॥

ਜਿਸ ਪਰ ਮੈਂ ਫਿਰ ਇਹ ਕਹੀ ਕਿਆ ਝਗੜੇ ਕੀ ਬਾਤ।

ਉੱਤਰ ਪ੍ਰਸ਼ਨ ਸਦਾ ਤੇ ਬਿਨ ਬਤਨ ਪਰ ਆਤ ॥੩॥

ਭਾਵ - ਜਦ ਮੈਂ ਮੁਕਤੀ ਦੇ ਪ੍ਰਸੰਗ ਪਰ ਪੁੱਛਣਾ ਚਾਹਿਆ ਤਦ ਜਿਸ
 ਤਰ੍ਹਾਂ ਅੱਗ ਦੀ ਡਰੀ ਟਟਿਆਨੇ ਤੇ ਡਰਦੀ ਹੈ ਇਸੇ ਤਰ੍ਹਾਂ ਡਾਕਟਰ ਰਹੀਮ ਖਾਂ ਦੀ
 ਕੋਠੀ ਤੇ ਡਰੇ ਹੋਏ ਸੁਆਮੀ ਜੀ ਆਖਨ ਲੱਗੇ ਕਿ ਮੈਂ ਤੁਹਾਡੇ ਨਾਲ ਝਗੜਾ ਨਹੀਂ
 ਕਰਾਂਗਾ ਪਰ ਆਪਣਾ ਨਿਸ਼ਚਾ ਦੱਸਾਂਗਾ ਕਿ ਮੁਕਤੀ ਦੇ ਵਿਖਯ ਵਿਚ ਕਿਆ ਹੈ

ਜਿਸ ਦਾ ਉਤਰ ਮੈਂ ਇਤਨਾਂ ਹੀ ਦਿੱਤਾ ਕਿ ਝਗੜੇ ਦੀ ਕੋਈ ਬਾਤ ਨਹੀਂ ਹੈ
 ਕਿੰਤੂ ਇਨ੍ਹਾਂ ਪ੍ਰਸੰਗਾਂ ਪਰ ਸਦਾ ਤੇ ਉਤਰ ਪ੍ਰਸ਼ਨ ਹੁੰਦੇ ਚਲੇ ਆਏ ਹਨ। ਸੋ ਮੈਂ
 ਕੋਈ ਨਵੀਂ ਬਾਤ ਨਹੀਂ ਪੁੱਛਦਾ ਪ੍ਰੰਤੂ ਮੈਂ ਆਪ ਦੇ ਨਿਸ਼ਚੇ ਵਿਚ ਜਿਥੇ ਆਪਣੀ
 ਬੁਧਿ ਅਨੁਸਾਰ ਸੰਸਾ ਪਾਵਾਂਗਾ ਉਥੇ ਜ਼ਰੂਰ ਪੁੱਛਾਂਗਾ ਕਿ ਇਹ ਕਿਸ ਤਰ੍ਹਾਂ ਹੈ।

ਦੋਹਿਰਾ - ਇਤਨੀ ਸੁਣ ਕੇ ਬਾਤ ਨੂੰ ਮੰਨ ਗਏ ਮੁਰਖਾਇ।

ਆਖਨ ਜੋ ਕੁਝ ਮੁੱਢ ਨੂੰ ਆਵੇ ਦੁਉਂ ਸੁਣਾਇ ॥੪॥

ਇਸ ਤੇ ਅੱਗੇ ਮੈਂ ਕਿਹਾ “ਤੁਮਰੇ ਮਤ ਮਹਿ ਮੋਖ।

ਕਹੋ ਕਿਣ ਵਿਧ ਹੈ ਲਿਖੀ ਜੋ ਸਮਝੋ ਨਿਰਦੋਖ਼।

ਭਾਵ - ਜਦ ਉਨ੍ਹਾਂ ਨੇ ਆਗਿਆ ਦੇ ਦਿੱਤੀ ਤਦ ਮੈਂ ਪੁੱਛਿਆ ਕਿ ਸੁਆਮੀ
 ਜੀ ਆਪ ਦੇ ਮਤ ਵਿਚ ਮੁਕਤੀ ਦਾ ਕਿਆ ਸਰੂਪ ਹੈ ਅਤੇ ਉਸ ਦਾ ਲੱਖਣ
 ਕਿਆ ਹੈ ?

ਸੁਆਮੀ ਜੀ ਨੇ ਉਤ੍ਰ ਦਿੱਤਾ ਕਿ ਮੁਕਤੀ ਦਾ ਅਰਥ ਛੁੱਟ ਜਾਣਾ ਹੈ।

ਇਸ ਪਰ ਮੈਂ ਕਿਹਾ ਕਿ ਇਹ ਤਾਂ ਮੁਕਤੀ ਪਦ ਦਾ ਅਰਥ ਹੈ ਪ੍ਰੰਤੂ ਮੇਰਾ
 ਤਾਤ ਪਰਜ ਪੁੱਛਣ ਦਾ ਇਹ ਹੈ ਕਿ ਛੁੱਟਣਾ ਕਿਆ ਵਸਤੂ ਹੈ ਅਤੇ ਕਿਨ੍ਹਾਂ
 ਬਾਤਾਂ ਤੇ ਛੁੱਟਣਾ ਹੈ।

ਇਸ ਦਾ ਉਤਰ ਸੁਆਮੀ ਜੀ ਨੇ ਇਹ ਦਿੱਤਾ ਕਿ ਛੁੱਟਣ ਵਾਲੀ ਵਸਤੂ
 ਜੀਵਾਤਮਾ ਹੈ ਅਰ ਛੁੱਟਣਾ ਦੇਹ ਵਿਚੋਂ ਹੈ ਜਿਸ ਤੇ ਜੀਵ ਦੇ ਦੁੱਖਾਂ ਦੀ
 ਨਵਿਰਤੀ ਹੁੰਦੀ ਹੈ।

ਇਸ ਪਰ ਮੈਂ ਇਹ ਆਖਿਆ ਕਿ ਜੀਵ ਕਿਸ ਨੂੰ ਆਖਦੇ ਹਨ ਅਤੇ ਕਿਆ
 ਸਰੀਰ ਦੇ ਤਿਆਗ ਦਾ ਨਾਮ ਹੀ ਮੁਕਤੀ ਹੈ ? ਕਿੰਤੂ ਜੇ ਇਹੋ ਆਪ ਦਾ ਮਤ ਹੈ
 ਤਾਂ ਇਹ ਚਾਰ ਵਾਕ ਮਤ ਵਾਲੇ ਭੀ ਮੰਨਦੇ ਹਨ ਕਿ ਮਰ ਗਿਆ ਤਾਂ ਮੁਕਤੀ ਪਾ
 ਲਈ ਫਿਰ ਆਪ ਅਤੇ ਚਾਰ ਵਾਕ ਮਤ ਵਿਚ ਕਿਹਾ ਭੇਦ ਹੈ ?

ਇਸ ਕਥਨ ਪਰ ਸੋਚਣ ਲੱਗੇ ਅਰ ਚਾਰ ਪੰਜ ਮਿਟ ਮਗਰੋਂ ਬੋਲੇ ਕਿ ਜੀਵ
 ਉਸ ਸੂਖਮ ਤੇ ਚੇਤਨ ਵਸਤੂ ਦਾ ਨਾਮ ਹੈ ਜੋ ਇਸ ਦੇਹੀ ਦੀ ਅਭਿਮਾਨੀ ਹੈ,
 ਅਰ ਚਾਰ ਵਾਕ ਮਤ ਵਾਲੇ ਨਾਸਤਕ ਹਨ ਕਿਉਂਕਿ ਉਹ ਵੇਦ ਨੂੰ ਨਹੀਂ ਮੰਨਦੇ।

ਫਿਰ ਮੈਂ ਪੁੱਛਿਆ ਕਿ ਜਦ ਜੀਵ ਇਸ ਦੇਹ ਨੂੰ ਤਿਆਗ ਦੇਂਦਾ ਹੈ ਤਦ
 ਇਸ ਦੇ ਅਭਿਮਾਨ ਤੇ ਰਹਿਤ ਹੋ ਕੇ ਫਿਰ ਕਿਆ ਰੂਪ ਰੱਖਦਾ ਹੈ ਅਰ ਕਿਥੇ
 ਰਹਿੰਦਾ ਹੈ ?

ਇਸੇ ਤਰ੍ਹਾਂ ਜੋ ਚਾਰ ਵਾਕ ਨਾਸਤਕ ਹੋ ਕੇ ਮਰਨ ਨੂੰ ਮੁਕਤੀ ਆਖਦੇ ਹਨ
 ਸੋਈ ਆਪ ਵੇਦ ਦੇ ਮੰਨਣੇ ਵਾਲੇ ਆਸਤਕ ਮੰਨਦੇ ਹੋ ਫਿਰ ਆਪ ਅਰ ਉਨ੍ਹਾਂ
 ਵਿਚ ਕਿਹਾ ਭੇਦ ਹੈ, ਕਿਉਂਕਿ ਮੁਕਤੀ ਪੱਖ ਤਾਂ ਦੋਨਾਂ ਦਾ ਕੱਠਾ ਹੀ ਹੈ।

ਇਸ ਦਾ ਉਤਰ ਇਹ ਦਿੱਤਾ ਕਿ ਜੀਵ ਦਾ ਸਰੂਪ ਓਹੋ ਰਹਿੰਦਾ ਹੈ ਜੋ ਦੇਹ ਵਿਚ ਸਾ ਪ੍ਰੰਤੂ ਸੁਤੰਤ੍ਰ ਹੁੰਦਾ ਹੈ ਇਸ ਵਾਸਤੇ ਜਿਸ ਜਗਾ ਇੱਛਾ ਹੁੰਦੀ ਹੈ ਉਥੇ ਰਹਿੰਦਾ ਹੈ।

ਚਾਰ ਵਾਕ ਜੀਵ ਦਾ ਨਾਸ ਮੰਨਦੇ ਹਨ ਪ੍ਰੰਤੂ ਅਸੀਂ ਨਹੀਂ ਮੰਨਦੇ ਇਹੋ ਸਾਡੇ ਵਿਚ ਅਰ ਉਨ੍ਹਾਂ ਵਿਚ ਭੇਦ ਹੈ।

ਇਸ ਪਰ ਮੈਂ ਕਿਹਾ ਕਿ ਜੇ ਓਹੋ ਜੀਵ ਦੇਹ ਤਿਆਗ ਕੇ ਭੀ ਓਸੇ ਤਰ੍ਹਾਂ ਰਹਿੰਦਾ ਹੈ ਤਾਂ ਉਸ ਨੂੰ ਆਪਣਾ ਗਯਾਨ ਹੁੰਦਾ ਹੈ ਕਿ ਨਹੀਂ ਅਰ ਇਹ ਜਾਨ ਸਕਦਾ ਹੈ ਕਿ ਨਹੀਂ ਜੋ ਮੈਂ ਫਲਾਨਾ ਜੀਵ ਹਾਂ ?

ਇਸੇ ਪ੍ਰਕਾਰ ਚਾਰ ਵਾਕ ਭੀ ਜੀਵ ਦਾ ਨਾਸ ਨਹੀਂ ਮੰਨਦੇ ਕਿੰਤੂ ਉਹ ਜੀਵ ਦਾ ਪਰਾਦੁਰਭਾਵ ਤੱਤਾਂ ਵਿਚ ਮੰਨਦੇ ਹਨ ਅਰ ਓਹ ਇਹ ਆਖਦੇ ਹਨ ਕਿ ਜੀਵ ਇਕ ਪ੍ਰਕਾਰ ਦੀ ਚੇਤਨਾ ਸੱਤਾ ਹੈ ਜੋ ਤੱਤਾਂ ਦੇ ਮਿਲਾਪ ਨਾਲ ਉਤਪੱਤ ਹੋ ਜਾਂਦੀ ਹੈ। ਜਿਸ ਤਰ੍ਹਾਂ ਚੂਨਾ ਕੱਬਾ ਪਾਨ ਮਿਲਾਉਂਦੇ ਤੇ ਲਾਲ ਰੰਗ ਉਤਪੱਤ ਹੋ ਜਾਂਦਾ ਹੈ। ਸੋ ਇਸ ਤੇ ਇਹ ਪਾਇਆ ਜਾਂਦਾ ਹੈ ਕਿ ਉਹੋ ਜੀਵ ਦਾ ਪਰਾਦੁਰ ਭਾਵ ਤੱਤਾਂ ਵਿਚ ਮੰਨਦੇ ਹਨ, ਅਰ ਇਨ੍ਹਾਂ ਦੇ ਵਿਯੋਗ ਤੇ ਉਸ ਦਾ ਲਯ ਮੰਨਦੇ ਹਨ ਪ੍ਰੰਤੂ ਨਾਸ ਇਕ ਹੋਰ ਪਦਾਰਥ ਹੈ ਜੋ ਵਸਤੂ ਦੀ ਅਸਲੀਅਤ ਨੂੰ ਹੀ ਢੂਰ ਕਰ ਦੇਂਦਾ ਹੈ ਸੋ ਇਹ ਚਾਰ ਵਾਕ ਦਾ ਤਾਤਪਰਜ ਨਹੀਂ ਹੈ।

ਸੁਆਮੀ ਜੀ ਆਖਯਾ ਕਿ ਤੁਹਾਡੇ ਪਹਿਲੇ ਪ੍ਰਸ਼ਨ ਦਾ ਉਤਰ ਤਾਂ ਇਤਨਾਂ ਹੀ ਹੈ ਕਿ ਉਸ ਜੀਵ ਆਤਮਾ ਨੂੰ ਗਯਾਨ ਰਹਿੰਦਾ ਹੈ; ਕਿਉਂਕਿ ਗਯਾਨ ਚੇਤਨ ਜੀਵਾਤਮਾਂ ਦਾ ਧਰਮ ਹੈ ਇਸ ਵਾਸਤੇ ਜੜ੍ਹ ਦੇਰ ਦੇ ਤਯਾਗ ਮਗਰੋਂ ਉਹੋ ਚੇਤਨ ਗਯਾਨ ਸਰੂਪ ਹੈ। ਦੂਸਰੇ ਪ੍ਰਸ਼ਨ ਦਾ ਇਹ ਉਤਰ ਹੈ ਕਿ ਸਾਡਾ ਤਾਤਪਰਜ ਚਾਰ ਵਾਕ ਮਤ ਵਿਚ ਜੀਵ ਦਾ ਨਾਸ ਮੰਨਣ ਤੇ ਉਸ ਦਾ ਅਭਾਵ ਅੰਗੀਕਰ ਹੈ, ਸੋ ਅਭਾਵ ਚਾਰ ਪ੍ਰਕਾਰ ਦਾ ਹੁੰਦਾ ਹੈ, ਪ੍ਰਾਗਾ ਭਾਵ, ਪ੍ਰਧੂਮਾ ਭਾਵ, ਅੰਨਯੋ ਅੰਣਯਾ ਭਾਵ ਅਤੇ ਅਤਯੰਤ ਭਾਵ ਸੋ ਚਾਰ ਵਾਕ ਭੀ ਇਨ੍ਹਾਂ ਵਿਚੋਂ ਹੀ ਜੀਵ ਦਾ ਅਭਾਵ ਮੰਨਦੇ ਹਨ ਸੋ ਅਭਾਵ ਭੀ ਇਕ ਪ੍ਰਕਾਰ ਦਾ ਨਾਮ ਸਮਝਿਆ ਜਾਂਦਾ ਹੈ ਜਿਸ ਨੂੰ ਸੁਣ ਕੇ ਮੈਂ ਇਹ ਆਖਯਾ :

ਦੋਹਿਰਾ - ਚੇਤਨ ਹੇਤੂ ਗਯਾਨ ਦਾ ਨਹੀਂ ਸਰਬ ਦਾ ਸੱਤ।

ਸੁਖਪਤ ਮਹਿ ਨਹਿ ਜਾਣਦਾ ਆਪਣੇ ਘਰ ਦੀ ਗੱਤ ॥੭॥

ਭਾਵ - ਬੇਸ਼ੱਕ ਸੁਆਮੀ ਜੀ ਨੇ ਜੀਵਾਤਮਾ ਨੂੰ ਗਯਾਨ ਸਰੂਪ ਆਖ ਕੇ ਇਹ ਸਿੱਧ ਕੀਤਾ ਹੈ ਕਿ “ਮੁਕਤ ਹੋ ਕੇ” ਅਰਥ ਦੇਰ ਨੂੰ ਤਿਆਗ ਕੇ ਭੀ ਇਸ ਨੂੰ ਗਯਾਨ ਰਹਿੰਦਾ ਹੈ ਪ੍ਰੰਤੂ ਜਿਸ ਪਰ ਹੇਤੂ ਕੇਵਲ “ਚੇਤਨ ਸਰੂਪ” ਹੋਣ

ਦਾ ਹੀ ਦਿੱਤਾ ਹੈ ਪ੍ਰੰਤੂ ਜਦ ਵਿਚਾਰ ਕੇ ਦੇਖਿਆ ਜਾਂਦਾ ਹੈ ਤਾਂ ਇਸ ਦੇਹ ਦੇ ਵਿਚ ਰਹਿ ਕੇ ਭੀ ਚੇਤਨ ਸਰੂਪ ਆਤਮਾ ਹੈ ਗਯਾਨ ਦੇ ਸਾਧਨ ਅੰਤਹਕਰਣ ਅਤੇ ਗਯਾਨ ਇੰਦ੍ਰੀਆਂ ਤੇ ਬਿਨਾਂ ਕੋਈ ਗਯਾਨ ਨਹੀਂ ਪਾਇਆ ਜਾਂਦਾ ਜਿਸ ਦਾ ਦ੍ਰਿਸ਼ਟਾਂਤ ਘੌਰ ਨੀਂਦ ਅਤੇ ਮੂਰਛਾ ਹੈ ਕਿਉਂਕਿ ਇਨ੍ਹਾਂ ਦੋਨਾਂ ਹਾਲਤਾਂ ਵਿਚ ਜੀਵ ਅਜੇ ਦੇਹ ਨੂੰ ਭੀ ਨਹੀਂ ਤਿਆਗਦਾ ਤਾਂ ਭੀ ਆਪਣੇ ਗਯਾਨ ਨੂੰ ਛੱਡ ਬੈਠਦਾ ਹੈ ਫਿਰ ਜਦ ਇਸਨੇ ਮਰ ਕੇ ਇਸ ਦੇਹੀ ਨਾਲੋਂ ਸਾਰਾ ਹੀ ਸਬੰਧ ਤੋੜ ਲੀਤਾ ਪਰ ਇਹ ਦੇਹ ਭੀ ਸਾੜ ਕੇ ਸੁਆਹ ਕਰ ਦਿੱਤੀ ਫਿਰ ਇਸ ਨੂੰ ਗਿਆਨ ਕਦ ਰਹਿ ਸਕਦਾ ਹੈ ? ਦੁਰਜਨ ਤੋਥ ਨਯਾਇ ਕਰਕੇ ਜੋ ਇਸ ਬਾਤ ਨੂੰ ਮੰਨ ਭੀ ਲਈਏ ਤਾਂ ਮੈਂ ਇਹ ਪੁੱਛਦਾ ਹਾਂ ਕਿ ਫੇਰ ਉਹ ਗਯਾਨ ਵਾਲੀ ਆਤਮਾ ਕਿਥੇ ਰਹਿੰਦੀ ਹੈ ?

21

ਫਿਰ ਉਸ ਵੇਲੇ ਮੈਂ ਇਹ ਭੀ ਕਿਹਾ ਕਿ ਸੰਤ ਜੀ ਆਪ ਨੇ ਅਭਾਵਾਂ ਦੇ ਨਾਉਂ ਗਿਣ ਕੇ ਦੱਸ ਦਿੱਤੇ ਪ੍ਰੰਤੂ ਆਪ ਇਹ ਤਾਂ ਦੱਸੋ ਜੋ ਇਨ੍ਹਾਂ ਵਿਚੋਂ ਜੀਵ ਦਾ ਕਿਹੜਾ ਅਭਾਵ ਚਾਰ ਵਾਕ ਪਰ ਲਗਾਓਗੇ ਕਿਉਂਕਿ ਪ੍ਰਾਗਾ ਭਾਵ ਤਾਂ ਜੀਵ ਨੂੰ ਅਨਾਦੀ ਸਿੱਧ ਕਰੇਗਾ ਜੈਸਾ ਕਿ ਤਿਲਾਂ ਵਿਚ ਤੇਲਹੁੰਦਾ ਹੈ, ਸੋ ਕੇਵਲ ਉਸ ਦੇ ਪਰਾਦੁਰ ਹੀ ਨਹੀਂ ਹੁੰਦਾ ਕਿੰਤੂ ਅਸਲ ਵਿਚ ਉਹ ਉਤਪਤ ਨਹੀਂ ਕਿਹਾ ਜਾਂਦਾ ਅਤੇ ਤਿਲਾਂ ਵਿਚ ਅਨਾਦੀ ਚਲਯਾ ਆਉਂਦਾ ਹੈ, ਇਸੇ ਤਰ੍ਹਾਂ ਜੀਵ ਭੀ ਇਨ੍ਹਾਂ ਤੱਤਾਂ ਵਿਚ ਅਨਾਦੀ ਆਪ ਨੂੰ ਮੰਨਨਾ ਪਏਗਾ।

ਫਿਰ ਜੋ ਪ੍ਰਧੂਮਾ ਭਾਵ ਮੰਨੇਗੇ ਤਾਂ ਮਿੱਟੀ ਦੇ ਵਿਚੋਂ ਘੜਾ ਉਤਪੱਤ ਹੋ ਕੇ ਭਜਨ ਦੀ ਨਯਾਈਂ ਸਾਦੀ ਸ਼ਾਂਤ ਮੰਨਨਾ ਪਵੇਗਾ ਪ੍ਰੰਤੂ ਇਹ ਭੀ ਕਾਰਨ ਵਿਚ ਕਾਰਜ ਦਾ ਲੈ ਸਰੂਪ ਹੈ। ਕਿੰਤੂ ਵਸਤੂ ਦਾ ਨਾਮ ਨਹੀਂ ਹੈ ਕਿਉਂਕਿ ਕਿਸੇ ਵਸਤੂ ਦੀ ਸ਼ਕਲ ਬਦਲਨ ਨਾਲ ਉਸ ਦੇ ਸਰੂਪ ਦਾ ਨਾਸ ਨਹੀਂ ਹੁੰਦਾ ਇਸ ਤੇ ਭੀ ਜੀਵ ਦਾ ਜੋ ਅਸਲੀ ਮਾਦਾ ਹੈ ਉਸ ਚਾਰ ਵਾਕ ਮਤ ਵਿਚ ਆਪਦੇ ਕਬਾਨੁਸਾਰ ਨਸ਼ਟ ਨਹੀਂ ਮੱਨਯਾ ਜਾਂਦਾ।

ਅੰਨਯੋ ਅੰਨਯਾ ਭਾਵ ਤਾਂ ਘੜੇ ਅਰ ਕੱਪੜੇ ਵਾਂਗ ਆਪ ਚਾਰ ਵਾਕ ਮਤ ਵਿਚ ਮੰਨ ਹੀ ਨਹੀਂ ਸਕਦੇ ਕਿਉਂਕਿ ਜਿਸ ਤਰ੍ਹਾਂ ਘੜੇ ਵਿਚ ਕੱਪੜੇ ਦਾ ਅਰ ਕੱਪੜੇ ਵਿਚ ਘੜੇ ਦਾ ਅਭਾਵ ਹੈ ਇਸੇ ਤਰ੍ਹਾਂ ਤੱਤਾਂ ਵਿਚ ਜੀਵ ਦਾ ਅਤੇ ਜੀਵ ਵਿਚ ਤੱਤਾਂ ਦਾ ਅਭਾਵ ਮੰਨੇਗੇ ਤੇ ਦੋ ਭਿੰਨ ਪਦਾਰਥਾਂ ਸਮਝੇ ਜਾਣਗੇ, ਇਸ ਵਾਸਤੇ ਚਾਰ ਵਾਕ ਮਤ ਵਾਲੇ ਜੀਵ ਦਾ ਨਾਸ ਮੰਨਦੇ ਹਨ ਇਹ ਕਬਨ ਅਨਗਰਤ ਹੋ ਜਾਏਗਾ, ਕਿਉਂਕਿ ਆਪਦੇ ਕਬਨ ਅਨੁਸਾਰ ਜੀਵ ਵਿਚ ਭਿੰਨ ਪਦਾਰਥ ਹੈ।

ਇਸ ਤੇ ਅੱਗੇ ਅਤਯੰਤਾ ਭਾਵ ਜੋ ਸਹੇ ਦੇ ਸਿੰਗਾਂ ਵਾਂਗ ਸਦਾ ਹੀ ਅਸੱਤ

ਹੈ ਉਹ ਤਾਂ ਚਾਰ ਵਾਕ ਮਤ ਵਿਚ ਆਪ ਮੰਨ ਹੀ ਨਹੀਂ ਸਕਦੇ ਕਿਉਂਕਿ ਚਾਰ ਵਾਕ ਜੀਵ ਤੇ ਐਸਾ ਇਨਕਾਰੀ ਨਹੀਂ ਹੈ, ਇਸ ਵਾਸਤੇ ਆਪਦਾ ਅਭਾਵਾਂ ਦੇ ਆਖਨ ਪਰ ਯਤਨ ਕਰਨਾ ਸਭ ਐਵੇਂ ਗਿਆ।

ਪ੍ਰੰਤੂ ਸੁਆਮੀ ਜੀ ਤਾਈਂ ਯਾਦ ਰਹੇ ਜੋ ਮੇਰਾ ਪ੍ਰਸ਼ਨ ਚਾਰ ਵਾਕ ਅਤੇ ਆਪ ਦੇ ਮੱਤ ਵਿਚ ਏਕਤਾ ਕਰਨ ਤੇ ਵੇਦਾਂ ਦੇ ਮੰਨਨੇ ਅਰ ਨਾ ਮੰਨਨੇ ਪਰ ਨਹੀਂ ਸਾ ਕਿੰਤੂ ਮੇਰਾ ਤਾਂ ਇਸ ਪੱਖ ਵਿਚ ਸਾ ਕਿ ਮਰੇ ਤੇ ਮੁਕਤੀ ਤਾਂ ਚਾਰ ਵਾਕ ਭੀ ਮੰਨਦੇ ਹਨ ਫਿਰ ਆਪ ਦਾ ਉਨ੍ਹਾਂ ਦੇ ਮਤ ਤੋਂ ਕਥਾ ਭੇਦ ਹੈ? ਉੱਤਰ ਇਸ ਦਾ ਦੇਣਾ ਜੋਗ ਸਾ ਹੋਰ ਅਭਾਵਾਂ ਦੀ ਐਥੇ ਕੋਈ ਇਤਨੀ ਲੋੜ ਨਹੀਂ ਸੀ ਇਸ ਵਾਸਤੇ ਆਪ ਕੋਈ ਇਨ੍ਹਾਂ ਬਾਤਾਂ ਦਾ ਉੱਤਰ ਦੇਵੇ।

ਦੋਹਿਰਾ - ਸੁਣਦੇ ਇਤਨੀ ਬਾਤ ਨੂੰ ਹੋਏ ਸਾਧ ਹਰਾਨ।

ਆਖਨ ਇਹ ਕੀ ਮਾਰਿਆ ਇਸ ਨੇ ਚੁੱਕ ਤੁਫਾਨ॥੮॥

ਮਨ ਵਿਚ ਅੱਛਾ ਸੌਚਕੇਫਿਰ ਬੋਲੇ ਹਠ ਨਾਲ

ਇਸ ਦਾ ਉੱਤਰ ਭੀ ਸੁਣੋ ਅਥ ਤੁਮ ਨਾਲ ਖਯਾਲ॥੯॥

ਭਾਵ - ਇਸ ਪਰ ਕੁਛਕ ਗੁੱਸੇ ਹੋ ਕੇ ਅਰ ਮੱਥੇ ਵੱਟ ਪਾ ਕੇ ਬੋਲੇ ਕਿ ਜੇ ਉਸ ਮੁਕਤ ਆਤਮਾ ਨੂੰ ਗਯਾਨ ਨਾ ਹੋਵੇ ਤਾਂ ਮੁਕਤੀ ਦੇ ਸੁਖ ਨੂੰ ਕਿਸ ਤਰ੍ਹਾਂ ਭੋਗੋ, ਇਸ ਵਾਸਤੇ ਉਸ ਨੂੰ ਗਯਾਨ ਮੰਨਣਾ ਪਦੇਗਾ।

ਦੂਸਰਾ ਉਹ ਇੱਛਾ ਧਾਰੀ ਹੁੰਦਾ ਹੈ ਜਿਸ ਜਗ੍ਹਾ ਚਾਹੇ ਓਥੇ ਰਹਿ ਸਕਦਾ ਹੈ, ਅਰ ਇਹ ਸਾਰਾ ਬ੍ਰਹਮੰਡ ਉਸ ਦੇ ਸੈਰ ਕਰਨ ਲਈ ਖੁੱਲ੍ਹਾ ਹੈ।

ਦੂਸਰੇ ਪ੍ਰਸ਼ਨ ਦਾ ਉੱਤਰ ਇਹ ਹੈ ਕਿ ਚਾਰ ਵਾਕ ਮਤ ਵਿਚ ਮੁਕਤ ਜੀਵ ਦਾ ਪੁਨਰ ਜਨਮ ਨਹੀਂ ਮੰਨਿਆ ਪ੍ਰੰਤੂ ਸਾਡੇ ਮਤ ਵਿਚ ਮੁਕਤ ਜੀਵ ਮੁੜ ਕੇ ਜਨਮ ਲੈਂਦਾ ਹੈ, ਜਦ ਉਸਦਾ ਮੁਕਤੀ ਦਾ ਆਨੰਦ ਭੋਗਨਾ ਪੂਰਾ ਹੋ ਜਾਂਦਾ ਹੈ।

ਦੋਹਿਰਾ - ਇਸ ਨੂੰ ਸੁਣਕੇ ਹੋਇਆ ਮੈਂ ਅਤਿ ਮਨਿਹ ਹਰਾਨ।

ਇਹ ਕੀ ਸੁਆਮੀ ਆਖਨ ਆਪਨਾ ਭਾਰਾ ਗਯਾਨ॥੧੦॥

ਏਹੋ ਜੇਹੀ ਬਾਤ ਤਾਂ ਕਰਦੇ ਨਹੀਂ ਅਜਾਨ।

ਅਜ ਤੀਕ ਨਾ ਵੇਦ ਵਿਚ ਨਾ ਦਰਸ਼ਨ ਪੱਗਾਨ॥੧੧॥

ਮੈਂ ਇਸ ਉੱਤਰ ਨੂੰ ਸੁਣਕੇ ਵੱਡਾ ਹੀ ਹੈਰਾਨ ਹੋਇਆ ਅਰ ਸੌਚਨ ਲੱਗਾ ਕਿ ਇਨ੍ਹਾਂ ਨੇ ਇਹ ਘਰ ਦਾ ਗੰਢ ਤੁੱਪ ਕਿਥੋਂ ਜੋੜ ਲੀਤਾ ਹੈ ਕਿਉਂਕਿ ਇਸ ਤਰ੍ਹਾਂ ਦਾ ਜੀਵ ਦਾ ਭਟਕਨਾ ਅਰ ਮੁਕਤ ਹੋ ਕੇ ਫੇਰ ਓਸੇ ਦੁੱਖ ਸੁੱਖ ਦੇ ਘਰ ਦੇਹ ਵਿਚ ਆਉਨਾ ਇਨ੍ਹਾਂ ਵੇਦ ਸ਼ਾਸਤ੍ਰ ਪੁਰਾਨ ਅਤੇ ਸੰਕਰਾਚਾਰਯ ਜੈਸੇ ਮਹਾਤਮਾ ਨੇ ਕਿਤੇ ਵੀ ਨਹੀਂ ਮੰਨਯਾ ਅਰ ਅਜੇਹਾ ਯੁਕਤੀ ਉਕਤੀ ਵਿਹੁੱਧ ਮਤ ਅੱਜ ਤੰਕ ਕਿਸੇ ਭੀ ਆਚਰਯ ਵਲੋਂ ਨਹੀਂ ਸੁਣਿਆ, ਸੋ ਇਨ੍ਹਾਂ ਨੇ ਕਥਾ ਕੁੱਛੜ ਵਿਚੋਂ

ਗੁਲੇਲਾ ਮਾਰਿਆ ਜਿਸ ਦਾ ਕੋਈ ਸੁਰ ਪਤਾ ਨਹੀਂ ਹੈ।

ਪ੍ਰੰਤੂ ਫਿਰ ਭੀ ਮੈਂ ਇਹ ਆਖਯਾ ਕਿ ਸੁਆਮੀ ਜੀ ਆਪ ਦਾ ਸਿਧਾਂਤ ਸਾਰੇ ਪੁਰਾਣੇ ਵੇਦ ਮੰਨਨ ਵਾਲੇ ਰਿਖੀਆਂ ਮੁਨੀਆਂ ਦੇ ਉਲਟ ਅਰ ਯੁਕਤੀ ਹੀਨ ਹੈ, ਜਿਸ ਪਰ ਮੈਂ ਇਤਨਾ ਫਿਰ ਪ੍ਰਸ਼ਨ ਕਰਦਾ ਹਾਂ ਆਪ ਉੱਤਰ ਧੀਰਜ ਨਾਲ ਦੇਵੇ।

ਪਹਿਲੇ ਮੁਕਤੀ ਦਾ ਸੁਖ ਕਯਾ ਵਸਤੂ ਹੈ ਅਰਥਾਤ ਇਹ ਇਸ ਤਰ੍ਹਾਂ ਹੈ ਕਿ ਜਿਸ ਤਰ੍ਹਾਂ ਕੈਦੀ ਜੋਹਲਖਾਨਯੋਂ ਨਿਕਲ ਕੇ ਨਿਰਬੰਧਤਾ ਦਾ ਸੁੱਖ ਭੋਗਦਾ ਹੈ?

ਦੂਸਰੇ ਕਥਾ ਇਹ ਇਸ ਪ੍ਰਕਾਰ ਹੈ ਜਿਸ ਤਰ੍ਹਾਂ ਆਦਮੀ ਘਰ ਨੂੰ ਛੱਡ ਕੇ ਬਾਗ ਆਦਿਕ ਦੇ ਆਨੰਦ ਨੂੰ ਭੋਗਦਾ ਹੈ, ਸੋ ਇਸੇ ਤਰ੍ਹਾਂ ਇਹ ਆਤਮਾ ਦੇਹ ਦੇ ਜੋਹਲਖਾਨਯੋਂ ਛੁੱਟ ਕੇ ਖੁੱਲ੍ਹਾ ਰਹਨ ਦਾ ਸੁੱਖ ਦੇਖਦਾ ਹੈ? ਯਾ ਆਪਣੇ ਇਸ ਸਰੀਰ ਦੇ ਘਰ ਨੂੰ ਤਜਾਗ ਕੇ ਕਿਸੇ ਮੁਕਤੀ ਦੇ ਆਨੰਦ ਨੂੰ ਲੈਂਦਾ ਹੈ ਅਰ ਓਹ ਆਨੰਦ ਕਿਸੇ ਖਾਸ ਜਗ੍ਹਾ ਪਰ ਹੈ ਜਿਸ ਤਰ੍ਹਾਂ ਕੋਈ ਅਜਾਇਬ ਘਰ ਹੁੰਦਾ ਹੈ?

ਕਿੰਤੂ ਸਾਡੇ ਖਯਾਲ ਵਿਚ ਤਾਂ ਆਨੰਦ ਦੇ ਭੋਗਨ ਲਈ ਇਸ ਆਤਮਾ ਵਾਸਤੇ ਸ਼ਗੀਰ ਜੈਸਾ ਅੱਛਾ ਸਾਧਨ ਕੋਈ ਹੋਰ ਮਿਲਨਾ ਹੀ ਬਹੁਤ ਕਠਨ ਹੈ, ਕਿਉਂਕਿ ਇਸ ਸ਼ਗੀਰ ਵਿਚ ਤਾਂ ਇਹ ਅੱਖੀਂ ਨਾਲ ਦੇਖ ਸਕਦਾ ਹੈ, ਕੰਨਾਂ ਨਾਲ ਸੁਣ ਸਕਦਾ ਹੈ ਇਸ ਤਰ੍ਹਾਂ ਆਪਣੇ ਗਯਾਨ ਅਤੇ ਕਰਮ ਇੰਦ੍ਰਯਾਂ ਨਾਲ ਸਭ ਕੁਛ ਸੁੱਖ ਪਾ ਸਕਦਾ ਹੈ ਪ੍ਰੰਤੂ ਜਦ ਇਨ੍ਹਾਂ ਸਾਧਨਾਂ ਤੇ ਹੀਨ ਹੋ ਗਯਾ ਤਦ ਤਾਂ ਸੰਨ ਮੁੰਨ ਹੋ ਕੇ ਖਰਾਬ ਹੀ ਹੁੰਦਾ ਹੋਵੇਗਾ। ਅਰ ਜਿਸ ਤਰ੍ਹਾਂ ਨੀਂਦ ਅਤੇ ਮੂਰਛਾ ਵਿਚ ਬੇਬੁਰ ਜਿਹਾ ਹੋ ਕੇ ਪਿਆ ਰਹਿੰਦਾ ਹੈ ਇਸੇ ਤਰ੍ਹਾਂ ਮੌਤ ਦੀ ਨੀਂਦ ਵਿਚ ਬੇਬੁਰ ਹੋ ਕੇ ਪਿਆ ਰਹੇਗਾ।

ਇਸ ਤੇ ਅੱਗੇ ਜੋ ਆਪ ਆਖਦੇ ਹੋ ਕਿ ਜਿਸ ਜਗ੍ਹਾ ਉਸ ਦੀ ਇੱਛਾ ਹੋਵੇ ਉਥੇ ਰਹਿੰਦਾ ਹੈ ਸੋ ਇਹ ਭੀ ਯੁਕਤੀ ਸਿੱਧ ਨਹੀਂ ਕਿਉਂਕਿ ਜਦ ਉਸ ਆਤਮਾ ਪਾਸ ਇੱਛਾ ਦੇ ਸਾਧਨ ਇੰਦਰੇ ਅਤੇ ਅੰਤਹ ਕਰਨ ਹੀ ਨਹੀਂ ਹਨ ਤਦ ਉਸਨੂੰ ਇੱਛਾ ਕਿਥੋਂ ਹੋਣੀ ਹੈ।

ਪਰ ਜੇ ਮੰਨ ਭੀ ਲਈਏ ਤਾਂ ਇਕ ਬਾਂਝਿ, ਮਰਿਆਂ ਵਾਂਗ ਡਾਵਾਂ ਭੋਲ ਪਿਆ ਫਿਰਦਾ ਰਹੇਗਾ ਜਿਸ ਦਾ ਨਾ ਕੋਈ ਬਹੁ ਨਾ ਨਾ ਟਿਕਾਨਾ ਫਿਰ ਅਜਿਹੀ ਮੁਕਤੀ ਤੇ ਕਿਸੇ ਨੇ ਟਕੇ ਲੈਣੇ ਹਨ ਸਗੋਂ ਇਹ ਤਾਂ ਬਿਆਧੀ ਸਹੇਲੀ ਹੈ।

ਦੂਸਰਾ ਜੋ ਆਪ ਨੇ ਚਾਰਵਾਕ ਨਾਲੋਂ ਆਪਣੇ ਮਤ ਵਿਚ ਜੀਵ ਦਾ ਮੁਕਤ ਹੋ ਕੇ ਫੇਰ ਜਨਮ ਪਾਉਨਾ ਦੱਸਿਆ ਹੈ ਕਿ ਅਰ ਮੁਕਤੀ ਦੇ ਸੁੱਖ ਦਾ ਅੰਤ ਮੰਨਿਆ ਹੈ, ਸੋ ਇਹ ਭੀ ਉਸ ਵਿਚਾਰੇ ਜੀਵ ਨੂੰ ਇਕ ਪਸੂਆਂ ਦੀ ਪਦਵੀ ਦਿੱਤੀ ਹੈ ਜਿਸ ਤਰ੍ਹਾਂ ਜਦ ਪਸੂ ਦਾ ਰੱਸਾ ਗਲੋਂ ਲਾਹਕੇ ਉਸਨੂੰ ਮੁਕਤ ਕਰ ਦੇਈਦਾ ਹੈ ਤਦ ਉਹ ਸੁਤੰਤਰ ਜੰਗਲ ਵਿਚ ਜਿਥੇ ਚਾਹੁੰਦਾ ਹੈ ਫਿਰਦਾ ਹੈ ਫਿਰ ਜਦ ਉਸ

ਅਵਾਰਾਗਰਦੀ ਦੇ ਸੁੱਖ ਨੂੰ ਭੋਗਦਾ ਬੱਕ ਜਾਂਦਾ ਹੈ ਤਦ ਫਿਰ ਮੁੜਕੇਓਸੇ ਖੁਰਲੀ ਪਰ ਆ ਕੇ ਓਸੇ ਰੱਸੇ ਨਾਲ ਬੰਧਿਆ ਜਾਂਦਾ ਹੈ ਇਸੇ ਤਰ੍ਹਾਂ ਇਹ ਜੀਵ ਭੀ ਸਰੀਰ ਦੇ ਰੱਸਿਓਂ ਛੁੱਟਕੇ ਪਿਆ ਭਰਮਦਾ ਫਿਰਦਾ ਹੈ ਅਰ ਮੁਕਤੀ ਦਾ ਸੁੱਖ ਭੋਗਦਾ ਹੈ ਪ੍ਰੰਤੂ ਜਦ ਉਹ ਸੁੱਖ ਪੂਰਾ ਹੋ ਜਾਂਦਾ ਹੈ ਤਦ ਮੁੜਕੇ ਓਸੇ ਤਰ੍ਹਾਂ ਸ਼ਰੀਰ ਦਾ ਰੱਸਾ ਗਲ ਵਿਚ ਪਾ ਬੈਠਦਾ ਹੈ।

ਉਸ ਪਸੂ ਨਾਲੋਂ ਇਸ ਮੁਕਤ ਜੀਵ ਵਿਚ ਇਤਨਾ ਫਰਕ ਹੁੰਦਾ ਹੈ ਕਿ ਉਹ ਤਾਂ ਉਸੇ ਰੱਸੇ ਨਾਲ ਮੁੜਕੇ ਬੰਨਿਆ ਜਾਂਦਾ ਹੈ ਅਰ ਇਹ ਮੁਕਤ ਆਤਮਾ ਅਜਿਹਾ ਪਸੂ ਹੈ ਜਿਸ ਨੂੰ ਭਾਂਤ ਭਾਂਤ ਦੇ ਰੱਸੇ ਮਿਲਦੇ ਰਹਿੰਦੇ ਹਨ ਜਿਨ੍ਹਾਂ ਦੇ ਪ੍ਰਤਾਪ ਨਾਲ ਕਦੇ ਘੋੜਾ ਬਣ ਜਾਂਦਾ ਹੈ ਕਦੇ ਗਧਾ ਹੋ ਜਾਂਦਾ ਹੈ ਫਿਰ ਕਦੇ ਮੁਕਤੀ ਦਾ ਸੁੱਖ ਭੋਗ ਕੇ ਕਬੂਤਰ ਆ ਹੁੰਦਾ ਹੈ ਗੱਲ ਕਾਹਦੀ ਕਿ ਆਪਣੇ ਨਵੇਂ ਨਵੇਂ ਰੂਪ ਵਟਾਉਂਦਾ ਪਿਆ ਫਿਰਦਾ ਹੈ।

ਮੈਂ ਇਤਨਾ ਆਖਕੇ ਫਿਰ ਤਾਲਾਬ ਦੇ ਉਤੇ ਇੱਲਾਂ ਉਡਦੀਆਂ ਨੂੰ ਦੇਖਕੇ ਕਿਹਾ ਕਿ ਸੁਆਮੀ ਜੀ ਦੇਖੋ ਖਾਂ ਤੁਸੀਂ ਤਾਂ ਪਹਿਚਾਨ ਸਕਦੇ ਹੋਵੋਗੇ ਜੋ ਕਿਤੇ ਇਹ ਇੱਲਾਂ ਉਹੋ ਮੁਕਤ ਪੁਰਖ ਤਾਂ ਨਹੀਂ ਹਨ ਜਿਨ੍ਹਾਂ ਦਾ ਤੁਸੀਂ ਕਥਨ ਕਰਦੇ ਹੋ, ਕਿ ਜਿਥੇ ਚਾਹੁਣ ਉਥੇ ਰਹਿ ਸਕਦੇ ਹਨ ਅਰ ਨਵੇਂ ਨਵੇਂ ਸਰੀਰ ਪਾ ਲੈਂਦੇ ਹਨ, ਸੋ ਸ਼ਾਇਦ ਆਪ ਨੂੰ ਵੇਦ ਪਾਠੀ ਜਾਣਕੇ, ਦਰਸ਼ਨ ਲਈ ਆਈਆਂ ਹੋਣਗੀਆਂ।

ਦੌਰਿਗ-ਇਤਨੇ ਆਖਨ ਪਰ ਭਏ ਗੁੱਸੇ ਸੁਆਮੀ ਸਾਧ।

ਬੋੜ੍ਹਾ ਹੀ ਬਾਕੀ ਰਿਹਾ ਵਧਨੇ ਵਿਚ ਵਿਖਾਧ॥੧੦॥

ਕਹਨ ਲਗੇ ਤੁਮ ਕਰਤ ਹੋ ਲੰਬੇ ਝਗੜੇ ਨਿਤ।

ਸੁਣ ਕਰ ਹਮਰਾ ਦੁਖਤ ਹੈ ਬਚਨ ਤੁਮਾਰੇ ਚਿੱਤ॥੧੧॥

ਭਾਵ - ਇਸਦਾ ਉਤੇਰ ਤਾਂ ਹੋਰ ਕੁਝ ਨਾ ਦਿੱਤਾ ਕੇਵਲ ਇਤਨਾ ਹੀ ਆਖਯਾ ਕਿ ਤੁਸੀਂ ਲੰਬੇ ਝਗੜੇ ਛੇੜ ਦਿੰਦੇ ਹੋ ਇਸ ਵਾਸਤੇ ਸਾਡੇ ਚਿੱਤ ਨੂੰ ਤੁਹਾਡੇ ਕਥਨ ਤੇ ਅਸਚਰਜ ਹੁੰਦਾ ਹੈ।

ਇਸ ਪਰ ਮੈਂ ਕਿਹਾ ਕਿ ਬਾਦਸ਼ਾਹਾਂ ਦੇ ਲੰਬੇ ਹੀ ਯੁੱਧ ਹੁੰਦੇ ਹਨ ਹੋਰ “ਮਾੜਾ ਮਾੜਾ ਲੜੇ ਚੀਖ ਚੰਗੜਾ ਪੜੇ” ਵਾਲਾ ਕੰਮ ਨਹੀਂ ਹੁੰਦਾ ਜਿਸ ਤੇ ਆਪ ਨੂੰ ਘਬਰਾਉਣਾ ਨਹੀਂ ਚਾਹੀਦਾ।

ਇਸ ਪਰ ਆਖਨ ਲੱਗੇ ਕਿ ਤੁਸੀਂ ਬਾਦਸ਼ਾਹ ਤਾਂ ਬਣ ਗਏ ਪਰ ਤੁਹਾਡੀ ਫੌਜ ਕਿਥੇ ਹੈ ਜਿਸ ਪਰ ਮੈਂ ਆਖਯਾ ਕਿ ਮੇਰੀ ਫੌਜ ਮਨ ਬੁਧਿ ਚਿੱਤ ਅਹੰਕਾਰ ਹੈ ਅਰ ਉਕਤੀ ਯੁਕਤੀ ਦੇ ਗੱਲੇ ਮਾਰ ਕੇ ਆਪ ਜੈਸੇ ਮਹਾਤਮਾ ਦੇ ਕਪੋਲ ਕਲਪਤ ਮਤਾਂ ਦੇ ਕਿਲੇ ਨੂੰ ਉਡਾਉਂਦੀ ਹੈ ਕਿਥਾ ਆਪ ਦੇਖਦੇ ਨਹੀਂ ਜੋ ਮੇਰੀ ਫੌਜ ਕਿਥਾ ਕਰਦੀ ਹੈ?

ਇਤਨੇ ਪਰ ਆਖਣ ਲੱਗੇ ਕਿ ਤੁਸੀਂ ਬਾਦਸ਼ਾਹ ਹੀ ਸਹੀ ਪਰ ਅਸੀਂ ਤਾਂ ਏਹੋ ਜਾਣਦੇ ਹਾਂ ਜੋ ਦਸ ਚੁੱਕੇ ਹਾਂ, ਇਸ ਦਾ ਉੱਤਰ ਮੈਂ ਇਤਨਾ ਦੇ ਕੇ ਆਪ ਕੁਛ ਨਹੀਂ ਜਾਣਦੇ ਉਠ ਖੜ੍ਹੇ ਹੋਯਾ ਅਰ ਉਹ ਬੰਗਾਲੀ ਬਾਬੂ ਭੀ ਮੇਰੇ ਨਾਲ ਹੀ ਤੁਰ ਆਇਆ ਅਰ ਆਖਨ ਲੱਗਾ ਕਿ “ਮਾਲੂਮ ਨਹੀਂ ਜੋ ਸੁਆਮੀ ਜੀ ਨੇ ਉਤੇਰ ਕਯੋਂ ਨਾ ਦੀਆ” ਮੈਂ ਕਿਹਾ ਕਿ ਬਾਬੂ ਜੀ ਜੋ ਹੋਯਾ ਆਪ ਦੇ ਸਾਮੁਨੇ ਹੀ ਹੋਇਆ।

ਇਹ ਮੇਰਾ ਅਖੀਰ ਦਾ ਉਤੇਰ ਪ੍ਰਸ਼ਨ ਸੀ ਜਿਸ ਪਰ ਉਨ੍ਹਾਂ ਦਾ ਮੁਕਤੀ ਵਾਲਾ ਖਯਾਲ ਭੀ ਅਯੁਕਤ ਦੇਖਯਾ॥

ਪੰਡਤ ਦਯਾ ਨੰਦ ਜੀ ਦੀ ਵਿਦਿਯਾ ਪਰ ਮੇਰੀ ਸੰਮਤੀ

ਦੌਰਿਗ - ਹੁਣ ਮੈਂ ਦੱਸਾਂ ਅੰਤ ਨੂੰ ਜੋ ਵਿਦਿਯਾ ਦਾ ਹਾਲ।

ਉਸ ਸਾਧੂ ਵਿਚ ਦੇਖਯਾ ਅਪਨੀ ਅੱਖਾਂ ਨਾਲ॥੧॥

ਜਿਸ ਨੂੰ ਸੁਣਕੇ ਵਿਗਯ ਜਨ ਸਮਝਨਗੇ ਮਨ ਸੱਤ।

ਭਾਵੇਂ ਮੰਨ ਨਾਹਿ ਉਹ ਜਿਨ ਘਟ ਨਹੀਂ ਮੱਤ॥੨॥

ਭਾਵ - ਸੁਆਮੀ ਦਯਾਨੰਦ ਸਰਸਵਤੀ ਸਾਹਿਬ ਨੂੰ ਮੈਂ ਆਪਣੀ ਅੱਖਾਂ ਅੱਛੀ ਤਰ੍ਹਾਂ ਦੇਖਿਆ ਅਤੇ ਕੰਨੀ ਉਨ੍ਹਾਂ ਦੇ ਵੱਖਯਾਨ ਸੁਣੇ ਸਨ ਜਿਸ ਤੇ ਉਸ ਵੇਲੇ ਤੋਂ ਲੈ ਕੇ ਜੋ ਅੱਜ ਤੱਕ ਮੈਂਨੂੰ ਉਨ੍ਹਾਂ ਦੀ ਵਿਦਿਯਾ ਪਰ ਬਿਆਲ ਚੱਲਿਆ ਆਉਂਦਾ ਹੈ ਸੋ ਸਭਨਾ ਸੱਜਨਾਂ ਅੱਗੇ ਪ੍ਰਗਟ ਕਰਨਾ ਭੀ ਮੈਂ ਜ਼ਰੂਰੀ ਸਮਝਦਾ ਹਾਂ।

ਪਹਿਲੇ ਉਨ੍ਹਾਂ ਨੂੰ ਧਰਮਾਤਮਾ ਧਰਮ ਪੁਜਾ ਦੀ ਸ਼੍ਰੇਣੀ ਦੇ ਵਿਚ ਤਾਂ ਕਦੇ ਭੀ ਨਹੀਂ ਗਿਣ ਸਕਦਾ ਜਿਨ੍ਹਾਂ ਨੂੰ ਲੋਕ ਈਸ਼ਵਰ ਕੋਟੀ ਵਿਚ ਗਿਣਦੇ ਹਨ ਯਾ ਕੇ ਖਾਸ ਉਪਦੇਸ਼ ਲੈ ਕੇ ਜਗਤ ਵਿਚ ਆਏ ਸਨ ਅਤੇ ਜਿਨ੍ਹਾਂ ਦੇ ਨਸ਼ਾਨ ਵੱਡੀ ਭਾਰੀਆਂ ਕੌਮਾਂ ਪ੍ਰਸਿੱਧ ਹਨ।

ਦੂਸਰਾ ਮੈਂ ਉਨ੍ਹਾਂ ਨੂੰ ਐਸੇ ਵਿਦਵਾਨਾਂ ਦੀ ਉਸ ਸ਼੍ਰੇਣੀ ਵਿਚ ਭੀ ਸ਼ਾਮਲ ਕਰਦਾ ਲੱਜਤ ਹੁੰਦਾ ਹੈ ਜਿਹੜੀ ਹਿੰਦੂ ਲੋਕਾਂ ਵਿਚ ਹੀ ਵਿੱਦਯਾ ਦੀ ਭੰਡਾਰ ਸਮਝੀ ਜਾਂਦੀ ਹੈ। ਜੈਸਾ ਕਿ ਛੇ ਸ਼ਾਸਤ੍ਰਾਂ ਦੇ ਵੱਡੇ ਪ੍ਰਸਿੱਧ ਕਰਤਾ ਛੇ ਰਿਖੀ, ਗੋਤਮ, ਕਪਾਲ, ਜੈਮਨਿ, ਪਤੰਜਿਲ, ਕਣਾਦਿ ਅਤੇ ਬਿਆਸ ਮੁਨਿ ਜੀ ਕਹੇ ਜਾਂਦੇ ਹਨ। ਇਸੀ ਪ੍ਰਕਾਰ ਨੀਤੀ ਕਰਤਾ ਮਨੂੰ ਜੀ, ਬਸ਼ਿਸ਼ਟ ਜੀ ਅਤੇ ਯਾਗਵਲਕ ਆਦਿਕ ਜੋ ਧਰਮ ਸ਼ਾਸਤਰ ਕਰਤਾ ਹੋਏ ਹਨ। ਕਿਉਂਕਿ ਉਨ੍ਹਾਂ ਮੁਨੀਆਂ ਦੇ ਬਣਾਏ ਹੋਏ ਦਰਸ਼ਨਾਂ ਨੂੰ ਅੱਜ ਤੱਕ ਕਿਸੇ ਵਿਦਵਾਨ ਨੇ ਭੀ ਆਪਣੀ ਰਚਨਾ ਨਾਲ ਲੱਜਤ ਨਹੀਂ ਕੀਤਾ ਅਰ ਬਿਆਸ ਜੀ ਨੇ ਜਿਤਨਾ ਆਪਣੀ ਉਮਰ ਵਿਚ ਕੰਮ ਕੀਤਾ ਹੈ। ਸੋ ਦਸਦਾ ਹੈ ਕਿ ਦੁਨੀਆਂ ਦੇ ਕਿਸੇ ਪੰਡਤ ਨੇ ਭੀ ਨਹੀਂ ਕੀਤਾ, ਜੈਸਾ ਕਿ ਵੇਦ ਦਾ ਚਾਰ ਸ਼੍ਰੇਣੀਆਂ ਵਿਚ ਵੰਡਨਾ, ਵੇਦਾਂਤ ਸ਼ਾਸਤ੍ਰਾਂ ਦਾ

ਰਚਨਾ, ਫਿਰ ਮਹਾਂਭਾਰਤ ਅਤੇ ੧੯੮ ਪੁਰਾਣ ਅਗ ੧੯੮ ਉਪ ਪੁਰਾਣਾਂ ਦਾ ਬਣਾਉਣਾ ਸਾਬਤ ਕਰਦਾ ਹੈ ਕਿ ਇਸ ਦੁਨੀਆਂ ਪਰ ਉਹ ਇਕ ਅਦਤੀਜ ਪੰਡਤ ਸਾ, ‘ਸਮਾਜ’ ਭਾਈਆਂ ਦਾ ਗੁਰੂ, ਉਸ ਦੇ ਸ਼ਿਸ਼ਾਂ ਦੇ ਸ਼ਿਸ਼ਾਂ ਬਰਾਬਰ ਆਖਨਾ ਭੀ ਇਕ ਉਪਹਾਸ ਜੋਗ ਬਾਤ ਹੈ।

ਫਿਰ ਸੰਕਰ ਜੀ ਜੈਸੇ ਪੂਰਣ ਵਿਦਵਾਨ ਦੇ ਸਾਮ੍ਰਾਜੇ ਭੀ ਜੇ ਕਦੇ ਦਯਾਨੰਦ ਜੀ ਦੀ ਵਿਦਯਾ ਦਾ ਮੁਕਾਬਲਾ ਕੀਤਾ ਜਾਏ ਤਾਂ ਭੀ ਇਸ ਤਰ੍ਹਾਂ ਸਮਝਿਆ ਜਾਏਗਾ ਜਿਸ ਤੇ ਮੈਂ ਸ੍ਰੀ ਸੰਕਰਾਚਾਰਯ ਦੇ ਨਾਮ ਨਾਲੋਂ ਭੀ ਇਨ੍ਹਾਂ ਦੇ ਨਾਮ ਨੂੰ ਜੁਦਾ ਰਖਨਾ ਹੀ ਅੱਛਾ ਜਾਣਦਾ ਹਾਂ।

ਇਸ ਤੇ ਉਤਰਕੇ ਜੋ ਇਨ੍ਹਾਂ ਸਮਯਾ ਥੋਂ ਕੁਛ ਦਿਨ ਪਹਿਲੇ ਅਰ ਯਾ ਕੁਛ ਕਾਲ ਇਨ੍ਹਾਂ ਦੇ ਹੁੰਦਿਆਂ ਭੀ ਵਿਦਵਾਨ ਸੇ ਉਨ੍ਹਾਂ ਦੇ ਨਾਲ ਭੀ ਜੇ ਇਨ੍ਹਾਂ ਦਾ ਮੁਕਾਬਲਾ ਕੀਤਾ ਜਾਏ ਤਾਂ ਭੀ ਸਾਧੂ ਜੀ ਪੂਰੇ ਨਹੀਂ ਉਤਰਨਗੇ ਕਿਉਂਕਿ ਪੰਡਤ ਜੋਤੀ ਸੂਰਪ ਦੇ ਸਾਮ੍ਰਾਜੇ ਕਨਖੜ ਵਿਚ ਸੁਆਮੀ ਦਯਾਨੰਦ ਜੀ ਨੇ ਚੁੱਪ ਤੇ ਬਿਨਾ ਹੋਰ ਕੁਛ ਭੀ ਨਹੀਂ ਕੀਤਾ ਸਾ ਇਸੇ ਤਰ੍ਹਾਂ ਪੰਡਿਤ ਨਿਸਚਲ ਦਾਸ ਰਚਤ ਪੁਸਤਕਾਂ ਦੇ ਬਰਾਬਰ ਉਨ੍ਹਾਂ ਦੀ ਇਕ ਪੁਸਤਕ ਭੀ ਨਹੀਂ ਹੈ ਕਿ ਮੁਕਾਬਲਾ ਕਰ ਸਕੇ ਇਹ ਬਾਤ ਕਈ ਪ੍ਰੋਖ ਨਹੀਂ ਹੈ ਇਸ ਲਈ ਜਿਸ ਨੂੰ ਸੰਕਾ ਹੋਵੇ ਸੋ ਇਕ ਪਾਸੇ ਸਾਧੂ ਦਯਾਨੰਦ ਜੀ ਦੇ ਸਤਯਾਰਥ ਪ੍ਰਕਾਸ਼ ਅਤੇ ਦੂਜੀ ਵੱਲ ਪੰਡਤ ਨਿਸਚਲ ਦਾਸ ਜੀ ਰਚਤ ਵਿਚਾਰ ਸਾਗਰ ਅਤੇ ਬ੍ਰਿਤੀ ਪ੍ਰਭਾਕਰ ਨੂੰ ਪੜ੍ਹਕੇ ਦੇਖ ਸਕਦਾ ਹੈ।

ਦੋਹਿਰਾ - ਫਿਰ ਇਹ ਅਪਨੀ ਬਾਤ ਪਰ ਰਹਿੰਦੇ ਨ ਸੀ ਪਰਿੱਕ।

ਝੱਟ ਬਦਲਦੇ ਭੁਰੜ੍ਹ ਹੀ ਜਿਥੇ ਪੈਂਦਾ ਸ਼ੱਕ॥੩॥

ਭਾਵ - ਇਸ ਤੇ ਬਿਨਾਂ ਪੰਡਤ ਦਯਾਨੰਦ ਜੀ ਵਿਚ ਇਕ ਹੋਰ ਅਦਭੁਤ ਬਾਤ ਸੀ ਜੋ ਉਨ੍ਹਾਂ ਨੂੰ ਇਹ ਪਤਾ ਨਹੀਂ ਸੀ ਕਿ ਵੇਦਕ ਮਤ ਕਯਾ ਹੈ, ਅਰ ਸਾਡਾ ਆਪਣਾ ਨਿਸਚ ਕਯਾ ਹੈ, ਜਿਸ ਤੇ ਓਹ ਆਪਣੇ ਪੁਸਤਕ ਸੱਤਯਾਰਥ ਪ੍ਰਕਾਸ਼ ਨੂੰ ਹਰ ਵੇਲੇ ਬਦਲਦੇ ਰਹਿੰਦੇ ਸਨ ਅਰ ਆਸ਼ਾ ਹੈ ਕਿ ਜੇ ਓਹ ਅੱਜ ਤੱਕ ਜਿੰਦੇ ਰਹਿੰਦੇ ਤਾਂ ਅੱਜ ਕੱਲ੍ਹ ਦੇ ਸਤਯਾਰਥ ਪ੍ਰਕਾਸ਼ ਨੂੰ ਭੀ ਅਦਲਬਦਲ ਕੇ ਪਹਿਲਯਾਂ ਦੀ ਤਰ੍ਹਾਂ ਕੁਝ ਨਾ ਕੁਝ ਕਰ ਦਿੰਦੇ, ਜਿਸ 'ਤੇ ਉਨ੍ਹਾਂ ਦਾ ਅਜੇ ਤੱਕ ਆਪਣਾ ਮਤ ਕੋਈ ਇਕ ਨਹੀਂ ਸੀ, ਇਕ ਵੇਰ ਉਨ੍ਹਾਂ ਨੇ ਬ੍ਰਹਮ ਸਮਾਜ ਦੇ ਮੰਦਰ ਵਿਚ ਵਿਖਯਾਨ ਦਿੱਤਾ ਜਿਸ ਵਿਚ ਇਹ ਸਾਬਤ ਕੀਤਾ ਕਿ ਸੂਰਜ ਪ੍ਰਿਥਵੀ ਦੇ ਗਿਰਦੇ ਭਰਮਨ ਕਰਦਾ ਹੈ, ਇਸ ਵਿਚ ਵੇਦਾਂ ਦੇ ਮੰਤਰ ਪੜ੍ਹ ਕੇ ਸੁਣਾਏ, ਪੰਡੂ ਜਦ ਢੇਰੇ ਆਏ ਤਦ ਲਾਲਾ ਸਾਈਂਦਾਸ ਜੀ ਪਰਲੋਕ ਵਾਸੀ ਨੇ ਕਿਹਾ ਕਿ ਸੁਆਮੀ ਜੀ ਅੱਜ ਕੱਲ੍ਹ ਦੀ ਵਿਦਯਾ ਤਾਂ ਪ੍ਰਿਥਵੀ ਨੂੰ ਭੌਂਦੀ ਦਸਦੀ ਹੈ ਜਿਸ ਤੇ ਲੋਕ ਵੇਦਾਂ ਨੂੰ ਅੱਛਾ ਨਹੀਂ ਜਾਨਣਗੇ, ਇਸ ਪਰ ਬੋਲੇ ਕਿ ਤੁਸੀਂ ਸਾਨੂੰ ਪਹਿਲੇ

ਦੱਸਣਾ ਸਾ ਜਿਸ ਤੇ ਹੁਣ ਕੱਲ੍ਹ ਨੂੰ ਇਸ ਦਾ ਖੰਡਨ ਕਰੇਂਗੇ।

ਦੂਜੇ ਦਿਨ ਆਪ ਨੇ ਵਿਖਯਾਨ ਵਿਚ ਕਿਹਾ ਕਿ ਜੋ ਅਸੀਂ ਕੱਲ੍ਹ ਦੇ ਵਿਖਯਾਨ ਦੇ ਦੁਆਰਾ ਧਰਤੀ ਖੜ੍ਹੀ ਅਰ ਸੂਰਜ ਭੌਂਦਾ ਦੱਸਿਆ ਹੈ ਸੋ ਵਾਦੀ ਦਾ ਕਬਨ ਸਾ ਜਿਸ ਤੇ ਓਹ ਵੇਦਾਂ ਮੰਤਰਾਂ ਦੇ ਇਸ ਤਰ੍ਹਾਂ ਅਰਥ ਕਰਦੇ ਹਨ। ਪੰਡੂ ਅਸਲ ਵਿਚ ਇਨ੍ਹਾਂ ਮੰਤਰਾਂ ਤੇ ਸੂਰਜ ਫਿਰਦਾ ਨਹੀਂ ਸਿੱਧ ਹੁੰਦਾ ਕਿੰਤੂ ਧਰਤੀ ਭੌਂਦੀ ਹੈ। ਅਸੀਂ ਉਨ੍ਹਾਂ ਦਾ ਨਿਸਚਾ ਇਸ ਤਰ੍ਹਾਂ ਨਾਲ ਦੇਖਿਆ ਹੈ ਜੋ ਪ੍ਰਖੱਕ ਨਹੀਂ ਸਾ।

ਇਸ ਤੇ ਬਿਨਾਂ ਉਨ੍ਹਾਂ ਨੂੰ ਜਿਥੋਂ ਤੱਕ ਦੇਖਣ ਵਿਚ ਆਇਆ ਹੈ ਦਰਸ਼ਨ ਅਤੇ ਉਪਨਿਖਧਾਂ ਨਹੀਂ ਆਉਂਦੀਆਂ ਸਨ ਅਤੇ ਨਾ ਸਾਰੀਆਂ ਸਿੰਮ੍ਰਤੀਆਂ ਤੇ ਹੀ ਗਯਾਤ ਸਨ ਕਿੰਤੂ ਉਹ ਵੇਦਾਂ ਦਾ ਪਾਠ ਚੰਗਾ ਕਰਦੇ ਸੇ ਅਰ ਅਸ਼ਟ ਧਯਾਈ ਅਤੇ ਦਸ ਸਿੰਮ੍ਰਤੀਆਂ ਬਹੁਤ ਚੰਗੀਆਂ ਜਾਣਦੇ ਸੇ ਇਸਦਾ ਸਬੂਤ ਇਹੋ ਹੈ ਕਿ ਜਿਥੇ ਉਨ੍ਹਾਂ ਨੇ ਦਰਸ਼ਨਾਂ ਦਾ ਖੰਡਨ ਕਰਨਾ ਚਾਹਿਆ ਹੈ ਸੋ ਉਹ ਕੁਝ ਭੀ ਨਹੀਂ ਕਰ ਸਕੇ।

ਦੋਹਿਰਾ - ਜੇ ਕੇ ਪੁੱਛੇ ਮੁੜ ਨੂੰ ਇਹ ਸਭ ਆਪੋ ਧਾਪ।

ਆਦਿ ਪਈ ਇਸ ਦੇਸ਼ ਵਿਚ ਹੈ ਕਿਸਦਾ ਪ੍ਰਤਾਪ॥੪॥

ਭਾਵ - ਜੇ ਕੋਈ ਮੈਨੂੰ ਇਹ ਪੁੱਛੇ ਕਿ ਜੇ ਉਨ੍ਹਾਂ ਦੀ ਵਿਦਯਾ ਬੁੱਧਿ ਦਾ ਇਹ ਹਾਲ ਸੀ ਤਾਂ ਇਸ ਦੇਸ਼ ਵਿਚ ਇਹ ਸ਼ੋਰ ਕਯੋਂ ਪੈ ਗਯਾ, ਇਸ ਦਾ ਉੱਤਰ ਇਤਨਾ ਹੀ ਹੈ ਕਿ ਉਸ ਵੇਲੇ ਦੇ ਪੰਡਤ ਵੇਦ ਅਤੇ ਬਯਾਕ੍ਰਣ ਘੱਟ ਜਾਣਦੇ ਸੇ ਜਿਸ ਤੇ ਪੰਜਾਬ ਵਿਚ ਉਨ੍ਹਾਂ ਨੇ ਕਾਮਯਾਬੀ ਹਾਸਲ ਕਰ ਲਈ ਜਿਸ ਦਾ ਕੇਵਲ ਸਬੂਤ ਇਹੋ ਹੈ ਕਿ ਦੱਖਨ ਅਤੇ ਬੰਗਾਲ ਵਿਚ ਉਨ੍ਹਾਂ ਨੂੰ ਕੋਈ ਭੀ ਨਹੀਂ ਜਾਣਦਾ।

ਦੋਹਿਰਾ - ਇਹ ਮੇਰੀ ਹੈ ਸੰਮਤੀ ਉਸ ਦੀ ਵਿਦਯਾ ਹੇਤ।

ਜੇ ਅਤਬਾਰ ਨ ਆਵੰਦਾ ਖੋਜ ਲਵੈ ਸਭ ਭੇਤ॥੫॥

ਮਨ ਦੇ ਵਿਦਯਾ ਨੂੰ ਪੜ੍ਹੋ ਵੇਦ ਅੰਗ ਸਭ ਭਾਸ।

ਤਦ ਆਪੇ ਲਖ ਲੇਹੁਗੇ ਜੇ ਹੈ ਸੱਤ ਬਲਾਸ॥੬॥

ਨਾਲ ਦਯਾਨੰਦ ਸਾਧ ਦੇ ਇਹ ਹੋਏ ਪ੍ਰਸੰਗ।

ਜਿਸ ਨੂੰ ਪੜ੍ਹ ਕੇ ਸੁਜਾਨ ਜਨ ਮਨ ਮਹਿ ਹੋਵਨ ਦੰਗ॥੭॥

ਜੇ ਕਰ ਕੋਈ ਉਨ੍ਹਾਂ ਦਾ ਚੇਲਾ ਕਰੇ ਘੰਡ।

ਤਾਂ ਮੈਂ ਸਦ ਹੀ ਤਯਾਰ ਹਾਂ ਖੋਲਨ ਹੇਤ ਪਖੰਡ॥੮॥

॥ਇਤੀ॥

ਭਾਈ ਦਿੱਤ ਸਿੱਧ ਗਿਆਨੀ

ਪ੍ਰੇ. ਓਰੀਐਂਟਲ ਕਾਲਜ ਲਾਹੌਰ

ਮਾਡਰਨ ਆਰੀਆ ਸਮਾਜੀ

ਸੁਆਮੀ ਦਯਾ ਨੰਦ ਦੀ ਲਿਖਤ ਦੀ ਸਮੀਖਿਆ ਕਰਕੇ ਜਦ ਅਸੀਂ ਜੁਗਿੰਦਰ ਸਿੰਘ ਐਡੀਟਰ ਦੇ ਮੁਹਾਲੀ ਤੋਂ ਛਪਦੇ ਅਖਬਾਰ ਸਪੋਕਸਮੈਨ ਦੀਆਂ ਸਿੱਖੀ ਨਾਲ ਸਬੰਧਤ ਲਿਖਤਾਂ ਦਾ ਤੁਲਨਾਤਮਕ ਅਧਿਅੈਨ ਕਰਦੇ ਹਾਂ ਤਾਂ ਦੋਨਾਂ ਵਿਚ ਅਧਿਕਤਰ ਸਾਮਾਨਾਂਤਰ ਅੱਸ਼ ਹੀ ਮਿਲਦੇ ਹਨ। ਕੁਝ ਕੁਝ ਵੰਨਗੀਆਂ ਸੰਗਤਾਂ ਦੇ ਗਿਆਤ ਲਈ ਹਾਜ਼ਰ ਹਨ :

1. ਗੁਰਬਾਣੀ ਦੇ ਗ੍ਰੰਥ ਨੂੰ ਗੁਰੂ ਦਾ ਸਥਾਨ ਦੇਣਾ ਅਤੇ ਉਸ ਦੀ ਵਿਆਖਿਆ ਲਈ ਗ੍ਰੰਥੀ ਨਿਯੁਕਤ ਕਰਨਾ ਤਾਂ ਸਦੀਆਂ ਤੋਂ ਚਲਿਆ ਆ ਰਿਹਾ ਬ੍ਰਾਹਮਣੀ ਕਰਮ ਹੀ ਹੋ ਸਕਦਾ ਹੈ। (ਰੋਜ਼ਾਨਾ ਸਪੋਕਸਮੈਨ 2 ਮਈ 2007)
2. ਸਿੱਖ ਨੇ ਵੀ ਆਪ ਹੀ ਇਕ ਆਕਾਰ ਤਿਆਰ ਕੀਤਾ ਹੁੰਦਾ ਹੈ ਅਤੇ ਉਸ ਦਾ ਨਾਮ ਗੁਰੂ ਗ੍ਰੰਥ ਸਾਹਿਬ ਸਾਪਦਾ ਹੈ। ਗੁਰਬਖਸ਼ਿ ਸਿੰਘ ਕਾਲਾ ਅਫਗਾਨਾ ਦੀ ਬਿਪ੍ਰਨ ਕੀ ਰੀਤ ਤੋਂ ਸੱਚ ਦਾ ਮਾਰਗ” ਭਾਗ ੧ ਪੰਨਾ ੧੩੯
3. ਸੰਗਤਾਂ ਦੇ ਨੇਤਾ (ਇਥੇ ਨੇਤਾ ਗੁਰੂ ਸਾਹਿਬਾਨ ਲਈ ਵਰਤਿਆ ਹੈ) ਕਿਵੇਂ ਪ੍ਰਭਾਵਕਾਰੀ ਹੋ ਕੇ ਗੁਰੂ ਪਦ ਦੇ ਅਧਿਕਾਰੀ ਹੋਣ ਦੇ ਦਾਅਵੇਦਾਰ ਬਣੇ, ਇਸ ਸਬੰਧੀ ਅਜੇ ਵਧੇਰੇ ਖੋਜ ਦੀ ਲੋੜ ਹੈ। (ਰੋਜ਼ਾਨਾ ਸਪੋਕਸਮੈਨ 2 ਮਈ 2007)
4. ਗੁਰੂ ਹਰਿਗੋਬਿੰਦ ਸਾਹਿਬ ਕੌਲ 700 ਘੋੜ ਸਵਾਰ ਅਤੇ ਸੱਠ ਬੰਦੂਕਚੀ ਸਨ। ਇਹ ਗਿਣਤੀ ਤਾਂ ਕਿਸੇ ਛੋਟੇ ਸ਼ਹਿਰ ਦੇ ਪ੍ਰਬੰਧਕ ਕੌਲ ਵੀ ਹੋ ਸਕਦੀ ਹੈ। ਇਸ ਨਾਲ ਵਿਸ਼ਾਲ ਹਕੂਮਤ ਦਾ ਕੁਝ ਵੀ ਨਹੀਂ ਵਿਗੜ ਸਕਦਾ ਸੀ। ਆਰ. ਐਸ. ਐਸ. ਦਾ ਪੂਰਾ ਜ਼ੋਰ ਇਹ ਸਾਬਤ ਕਰਨ ਤੇ ਲੱਗ ਰਿਹਾ ਹੈ ਕਿ ਸਿੱਖ, ਕੇਸਾਂ ਧਾਰੀ ਹਿੰਦੂ ਹਨ ਅਤੇ ਹਿੰਦੂ ਧਰਮ ਦਾ ਅੰਗ ਹਨ। ਦੂਸਰੇ ਪਾਸੇ ਗੁਰਬਖਸ਼ਿ ਸਿੰਘ ਕਾਲਾ ਅਫਗਾਨਾ ਅਤੇ ਇਦਰ ਸਿੰਘ ਘੱਗਾ ਸਾਰੇ ਸਿੱਖ ਜਗਤ ਨੂੰ ਬ੍ਰਾਹਮਣਵਾਦੀ ਕਹਿ ਰਹੇ ਹਨ। ਸਰਸਗੀ ਨਜ਼ਰ ਮਾਰਿਆਂ ਤੱਥ ਇਹ ਨਿਕਲਦਾ ਹੈ ਕਿ ਆਪਣੇ-ਆਪਣੇ ਤਰੀਕੇ ਨਾਲ ਦੋਨੋਂ ਇਕੋ ਗੱਲ ਕਹਿ ਰਹੇ ਹਨ।

ਆਰ. ਐਸ. ਐਸ. ਦਾ ਗੁਪਤ ਏਜੰਡਾ ਜੋ ਡਾਕਟਰ ਗੁਰਪ੍ਰੀਤ ਸਿੰਘ ਉਦੋਕੇ ਨੇ, ਆਪਣੀ ਕਿਤਾਬ “ਤਬ ਰੋਸ ਜਾਗਿਓ” ਦੇ ਆਖੀਰ ਵਿਚ ਦਿੱਤਾ ਹੈ, ਉਸ ਅਨੁਸਾਰ ਘੱਟ ਗਿਣਤੀ ਦੇ ਵਿਦਵਾਨਾਂ ਰਾਹੀਂ ਉਨ੍ਹਾਂ ਦੇ ਧਰਮ ਵਿਰੋਧੀ ਸਾਹਿਤ ਲਿਖਵਾਉਣਾ, ਇਸ ਏਜੰਡੇ ਦੀ ਇਕ ਮਦ ਹੈ। ਸਾਡੇ ਖਿਆਲ ਅਨੁਸਾਰ ਵਿਕੀਆਂ ਹੋਈਆਂ ਕਲਮਾਂ ਨੇ ਹੀ ਪੰਥ ਵਿਚ ਪੁਆੜੇ ਪਾਉਣ ਵਾਲੇ ਮਸਲੇ ਉਛਾਲ ਰੱਖੇ ਹਨ। ਇਹ ਕਿਥੋਂ ਤੱਕ ਸਫਲ ਹੁੰਦੇ ਹਨ ਇਹ ਪਰਮੇਸ਼ਰ ਹੀ ਜਾਣਦਾ ਹੈ।

25

26

30

